



੧੬ ਸਤਿਗੁਰ ਪ੍ਰਸਾਦਿ ॥



# ਪੰਜ ਗੁੰਬਦੀ



ਪ੍ਰਕਾਸ਼ਕ -

ਸ਼੍ਰੀਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ, ਸ੍ਰੀ ਅੰਮ੍ਰਿਤਸਰ।

ਬੇਟਾ: 40 ਰੁਪਏ

[www.sikhbookclub.com](http://www.sikhbookclub.com)

੧ੴ ਸਤਿਗੁਰ ਪ੍ਰਸਾਦਿ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚੋਂ

# ਪੰਜ ਗ੍ਰੰਥੀ

ਜਿਸ ਵਿਚ ਇਹ ਬਾਣੀਆਂ ਹਨ :

- \* ਜਪੁ ਜੀ ਸਾਹਿਬ
- \* ਸ਼ਬਦ ਹਜ਼ਾਰੇ
- \* ਰਹਰਾਸਿ
- \* ਸੋਹਿਲਾ
- \* ਦਖਣੀ ਓਅੰਕਾਰ



- \* ਸਿਧ ਗੋਸਟਿ
- \* ਅਨੰਦੁ ਸਾਹਿਬ
- \* ਬਾਵਨ ਅਖਰੀ
- \* ਸੁਖਮਨੀ ਸਾਹਿਬ
- \* ਆਸਾ ਦੀ ਵਾਰ

ਪ੍ਰਕਾਸ਼ਕ :

ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ।

ਪ੍ਰਕਾਸ਼ਕ :

ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,  
ਸ੍ਰੀ ਅੰਮ੍ਰਿਤਸਰ

ਸਤੰਬਰ ੨੦੧੦      ੫੦੦੦

ਛਾਪਣ ਵਾਲੇ :

ਗੋਲਡਨ ਆਫਸੈਟ ਪ੍ਰੈਸ (ਸ਼੍ਰੋਮਣੀ ਗੁ: ਪ੍ਰ: ਕਮੇਟੀ)  
ਗੁਰਦੁਆਰਾ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ।

## ਤਤਕਰਾ

ਬਾਣੀ	ਪੰਨਾ
੧. ਜਪੁ ਜੀ ਸਾਹਿਬ	੩
੨. ਸ਼ਬਦ ਹਜਾਰੇ	੨੨
੩. ਰਹਰਾਸਿ	੩੭
੪. ਸੋਹਿਲਾ	੬੦
੫. ਦਖਣੀ ਓਅੰਕਾਰ	੬੫
੬. ਸਿਧ ਗੋਸਟਿ	੮੩
੭. ਅਨੰਦ ਸਾਹਿਬ	੧੨੨
੮. ਬਾਵਨ ਅਖਰੀ	੧੪੨
੯. ਸੁਖਮਨੀ ਸਾਹਿਬ	੧੮੪
੧੦. ਆਸਾ ਦੀ ਵਾਰ	੨੯੮

## ਜਪੁ ਜੀ ਸਾਹਿਬ

੧੬ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ  
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥  
॥ ਜਪੁ ॥

ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥  
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ  
ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ  
ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ  
ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੁੜੈ ਤੁਟੈ ਪਾਲਿ ॥

ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ ਹੁਕਮੀ  
 ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ  
 ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ  
 ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ  
 ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ  
 ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਰੈ ਨ ਕੋਇ ॥੨॥ ਗਾਵੈ  
 ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥  
 ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ  
 ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ  
 ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ

ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ  
 ਕੋਟਿ ਕੋਟਿ ॥ ਦੇਦਾ ਦੇ ਲੈਦੇ ਬਕਿ ਪਾਹਿ ॥ ਜੁਗਾ ਜੁਗਿਤਰਿ ਖਾਹੀ  
 ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥  
 ੩ ॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ  
 ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ  
 ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ  
 ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ  
 ਆਵੈ ਕਪੜਾ ਨਦਰੀ ਮੌਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ  
 ਆਪੇ ਸਚਿਆਰੁ ॥੪॥ ਬਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ  
 ਆਪਿ ਹਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥

ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ  
 ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ  
 ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ  
 ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ  
 ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥  
 ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥  
 ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ  
 ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ  
 ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ  
 ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ

ਨ ਜਾਈ ॥੬॥ ਜੇ ਜੁਗ ਚਾਰੇ ਆਰਜਾ ਹੋਰ ਦਸੂਲੀ ਹੋਇ ॥ ਨਵਾ  
 ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ  
 ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ  
 ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥  
 ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ  
 ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ ਸੁਣਿਐ ਸਿਧ ਪੀਰ ਸੁਰਿ  
 ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ  
 ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਰਾਤਾ ਸਦਾ  
 ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥ ਸੁਣਿਐ ਈਸਰੁ  
 ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ

ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ  
 ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥  
 ਸੁਣਿਐ ਸਤੁ ਸੰਤੋਖੁ ਰਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥  
 ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ  
 ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ  
 ਕਾ ਨਾਸੁ ॥੧੦॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ  
 ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ  
 ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ  
 ਪਾਪ ਕਾ ਨਾਸੁ ॥੧੧॥ ਮੰਨੇ ਕੀ ਰਾਤਿ ਕਹੀ ਨ ਜਾਇ ॥ ਜੇ ਕੋ ਕਹੈ  
 ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ

ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ  
 ਮਨਿ ਕੋਇ ॥੧੨॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ  
 ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ  
 ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ  
 ਕੋਇ ॥੧੩॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ  
 ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ  
 ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ  
 ਕੋਇ ॥੧੪॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਪਾਰੁ ॥  
 ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ  
 ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ ਪੰਚ

ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ  
 ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ  
 ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ  
 ਦਇਆ ਕਾ ਪੂਤੁ ॥ ਸੰਤੋਖੁ ਬਾਪਿ ਰਖਿਆ ਜਿਨਿ ਸੂਤਿ ॥ ਜੇ ਕੋ  
 ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ  
 ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ  
 ਰੰਗਾ ਕੇ ਨਾਵ ॥ ਸਭਨਾ ਲਿਖਿਆ ਫੁੜੀ ਕਲਾਮ ॥ ਏਹੁ ਲੇਖਾ  
 ਲਿੱਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ  
 ਸੁਆਲਿਹੁ ਰੂਪ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ  
 ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕਦਰਤਿ ਕਵਣ

ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ  
 ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥ ਅਸੰਖ  
 ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ  
 ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥  
 ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ  
 ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੌਨਿ ਲਿਵ ਲਾਇ  
 ਤਾਰ ॥ ਕੁਦਰਤਿ ਕਵਣ ਕਹਾ ਵੀਚਾਰ ॥ ਵਾਰਿਆ ਨ ਜਾਵਾ ਏਕ  
 ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ  
 ਨਿਰੰਕਾਰ ॥੧੧॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ  
 ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ

ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ  
 ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥  
 ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਰੈ ਵੀਚਾਰੁ ॥  
 ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥  
 ਤੂ ਸਦਾ ਸਲਾਮਤਿ ਨਿਰੰਕਾਰ ॥੧੮॥ ਅਸੰਖ ਨਾਵ ਅਸੰਖ ਬਾਵ ॥  
 ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥  
 ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ  
 ਰਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ  
 ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ  
 ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ

ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ  
 ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ  
 ਨਿਰੰਕਾਰ ॥੧੯॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ  
 ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ  
 ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ  
 ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ  
 ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ  
 ਜਾਹੁ ॥੨੦॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ  
 ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ  
 ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ

ਗੁਣ ਕੀਤੇ ਭਰਾਤਿ ਨ ਹੋਇ ॥ ਸੁਆਸਤਿ ਆਖਿ ਬਾਣੀ ਬਰਮਾਉ ॥  
 ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ  
 ਕਵਣ ਬਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ  
 ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥  
 ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਬਿਤਿ  
 ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ  
 ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ  
 ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ  
 ਦੂ ਇਕੁ ਸਿਆਣਾ ॥ ਵੱਡਾ ਸਾਹਿਬੁ ਵੱਡੀ ਨਾਈ ਕੀਤਾ ਜਾ ਕਾ ਹੋਵੈ ॥  
 ਨਾਨਕ ਜੇ ਕੋ ਆਪੈ ਜਾਣੈ ਅਗੈ ਗਇਆ ਨ ਸੋਹੈ ॥੨੧॥ ਪਾਤਾਲਾ

ਪਾਤਾਲ ਲਖ ਆਰਾਸਾ ਆਰਾਸ ॥ ਉੜਕ ਉੜਕ ਭਾਲ ਥਕੇ  
 ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ  
 ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ  
 ਵਡਾ ਆਖੀਐ ਆਪੇ ਜਾਣੈ ਆਪੁ ॥੨੨॥ ਸਾਲਾਹੀ ਸਾਲਾਹਿ ਏਤੀ  
 ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ  
 ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥  
 ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥ ਅੰਤੁ  
 ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥  
 ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ  
 ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥

ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥  
 ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ  
 ਸਾਹਿਬੁ ਉਚਾ ਥਾਉ ॥ ਉਚੇ ਉਪਰਿ ਉਚਾ ਨਾਉ ॥ ਏਵਡੁ ਉਚਾ  
 ਹੋਵੈ ਕੋਇ ॥ ਤਿਸੁ ਉਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ  
 ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥ ਬਹੁਤਾ  
 ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ  
 ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ  
 ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ  
 ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ  
 ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਪਿ ਨ ਸਕੈ

ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ  
 ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ  
 ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ  
 ਪਾਤਿਸਾਹੁ ॥੨੫॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ  
 ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥  
 ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥  
 ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥  
 ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ  
 ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ  
 ਪੁਰਾਣੁ ॥ ਆਖਹਿ ਪੜੇ ਕਰਹਿ ਵਖਿਆਣੁ ॥ ਆਖਹਿ ਬਰਮੇ

ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ  
 ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ  
 ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ  
 ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ  
 ਹੋਰਿ ਕਰੇਹਿ ॥ ਤਾ ਅਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ  
 ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ  
 ਬੋਲਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੯॥ ਸੋ  
 ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ  
 ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ  
 ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ

ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ  
 ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ  
 ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ  
 ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ  
 ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ  
 ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ  
 ਨਾਲੇ ॥ ਗਾਵਹਿ ਮੌਹਣੀਆ ਮਨੁ ਮੌਹਨਿ ਸੁਰਗਾ ਮਛ ਪਇਆਲੇ ॥  
 ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ  
 ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ  
 ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ

ਭਾਵਨਿ ਰਤੇ ਤੇਰੇ ਭਰਾਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ  
 ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ  
 ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ  
 ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ  
 ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ  
 ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥  
 ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥  
 ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਬਾ  
 ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ  
 ਸਰਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥  
 ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥  
 ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ  
 ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਰਾ ॥ ਆਦੇਸੁ  
 ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ  
 ਏਕੋ ਵੇਸੁ ॥੨੯॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ  
 ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥  
 ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਉਹੁ ਵੇਖੈ  
 ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ  
 ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ

ਵੇਸੁ ॥੩੦॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ  
 ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ  
 ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ  
 ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥ ਇਕ ਦੂਜੀਭੌ ਲਖ ਹੋਹਿ  
 ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੋੜਾ ਆਖੀਅਹਿ ਏਕੁ ਨਾਮੁ  
 ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥  
 ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ  
 ਪਾਈਐ ਕੂੜੀ ਕੂੜੈ ਠੀਸ ॥੩੨॥ ਆਖਣਿ ਜੋਰੁ ਚੁਪੈ ਨਹ ਜੋਰੁ ॥  
 ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥  
 ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ

ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਬਿ ਜੋਰੁ ਕਰਿ  
 ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥ ਰਾਤੀ ਰੁਤੀ  
 ਬਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ  
 ਧਰਤੀ ਬਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ  
 ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ  
 ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ  
 ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ  
 ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥ ਧਰਮ ਖੰਡ ਕਾ ਏਹੋ  
 ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ  
 ਵੈਸੰਤਰ ਕੇਤੇ ਕਾਨ ਮਹੇਸੁ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ

ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥  
 ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ  
 ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ  
 ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥  
 ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥  
 ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ  
 ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ  
 ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ  
 ਪਿਛੈ ਪਛਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ  
 ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥ ਕਰਮ ਖੰਡ ਕੀ ਬਾਣੀ ਜੋਰੁ ॥

ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ  
 ਰਾਮੁ ਰਹਿਆ ਭਰਪੂਰ ॥ ਤਿਥੈ ਸੀਤੇ ਸੀਤਾ ਮਹਿਮਾ ਮਾਹਿ ॥ ਤਾ ਕੇ  
 ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ  
 ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ  
 ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ  
 ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ  
 ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ  
 ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ  
 ਕਰੜਾ ਸਾਰੁ ॥੩੭॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ  
 ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ

ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥  
 ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ  
 ਨਿਹਾਲ ॥੩੮॥

ਸਲੋਕੁ ॥

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ  
 ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ  
 ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥  
 ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ  
 ਉਜਲੇ ਕੇਤੀ ਛੁਟੀ ਨਾਲਿ ॥੧॥ ☆

## ਸ਼ਬਦ ਹਜਾਰੇ

ਮਾਝ ਮਹਲਾ ੫ ਚਉਪਦੇ ਘਰੁ ੧ ॥

ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ  
ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ  
ਪਿਆਰੇ ਜੀਉ ॥੧॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ  
ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ॥ ਤੇਰਾ ਮੁਖ ਸੁਹਾਵਾ  
ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਾਪਾਣੀ ॥

ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥  
 ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥  
 ਰਹਾਉ ॥ ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣ  
 ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੌਹਿ ਰੈਣਿ ਨ ਵਿਹਾਵੈ  
 ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ ਹਉ ਘੋਲੀ  
 ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥  
 ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ  
 ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ  
 ਤੁਮਾਰੇ ਜੀਉ ॥੪॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ  
 ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥

ਧਨਾਸਰੀ ਮਹਲਾ ੧

ਘਰੁ ੧ ਚਉਪਦੇ

੧ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ  
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਭਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ  
ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ  
ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ  
ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥  
ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥  
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ  
ਪਾਹ ਛਾਹਿ ਨਜ਼ਤਿ ਕਜੇ ॥੩॥ ਤਥ ਬਾਝ ਪਿਆਜੇ ਲੈਣ ਜਾਣ ਪ੍ਰਸਾਦਿ

ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ  
 ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ  
 ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ  
 ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ  
 ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਤਿਲੰਗ ਮਹਲਾ ੧ ਘਰੁ ੩                  ੧੭ ਸਤਿਗੁਰ ਪ੍ਰਸਾਦਿ ॥  
 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥  
 ਮੇਰੈ ਕੰਤ ਨ ਭਾਵੈ ਚੌਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥  
 ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ  
 ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ

ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥  
 ਕਾਇਆ ਰੰਝਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥  
 ਰੰਝਣ ਵਾਲਾ ਜੇ ਰੰਝੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ  
 ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ  
 ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ  
 ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ  
 ॥੪॥੧॥੩॥

ਤਿਲੰਗ ਮਃ ੧ ॥

ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ  
 ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਛੁਢੇਹਿ ॥

ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ  
 ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ  
 ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ  
 ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ  
 ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ  
 ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ  
 ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ  
 ਪਾਈਐ ॥ ਜੋ ਕਿਛੁ ਕਰੇ ਸੌ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ  
 ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ  
 ਲਾਈਐ ॥ ਸਹੁ ਕਹੈ ਸੌ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ

ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥  
 ੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥  
 ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥  
 ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ  
 ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ  
 ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

### ਸੂਹੀ ਮਹਲਾ ੧ ॥

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥  
 ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥  
 ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ

ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ  
 ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ  
 ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ  
 ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂੜੈ ਆਪੇ ਹੈ  
 ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ  
 ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ  
 ॥੪॥੨॥੯॥

੧੯ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ  
 ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥  
 ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ  
 ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥ ਤੇਰੇ ਗੁਣ  
 ਰਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥  
 ਰਹਾਉ ॥ ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥  
 ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥  
 ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥  
 ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥ ਏਤੇ  
 ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ  
 ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

## ਬਿਲਾਵਲੁ ਮਹਲਾ ੧ ॥

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ  
 ਮੈਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ  
 ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ  
 ਚਿੰਤ ਪਰਾਈ ॥੧॥ ਰਹਾਉ ॥ ਅਗਾਮ ਅਗੋਚਰ ਅਲਖ ਅਪਾਰਾ ਚਿੰਤਾ  
 ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ  
 ਜੋਤਿ ਤੁਮਾਰੀ ॥੨॥ ਸਿਖ ਮਤਿ ਸਭ ਬੁਧਿ ਤੁਮਾਰੀ ਮੰਦਿਰ ਛਾਵਾ ਤੇਰੇ ॥  
 ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ  
 ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮਾਰੀ ਸਰਬ ਚਿੰਤ ਤੁਧੁ  
 ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

## ਰਹਰਾਸਿ

ਸੋ ਦਰੁ ਰਾਗੁ ਆਸਾ ਮਹਲਾ ੧ ੧ੴ ਸਤਿਗੁਰ ਪ੍ਰਸਾਦਿ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ  
ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ  
ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ  
ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ  
ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥  
 ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥  
 ਗਾਵਨਿ ਤੁਧਨੋ ਸਿਧ ਸਮਾਪੀ ਅੰਦਰਿ ਗਾਵਨਿ ਤੁਧਨੋ ਸਾਧ  
 ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ  
 ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ  
 ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ  
 ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ  
 ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ  
 ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ  
 ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ

ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ  
 ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ  
 ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ  
 ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ  
 ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ  
 ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ  
 ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥ ਆਸਾ ਮਹਲਾ ੧॥  
 ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ  
 ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥  
 ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ

ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ  
 ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ  
 ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥  
 ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ  
 ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ  
 ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥  
 ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥  
 ਨਾਨਕ ਸਚੁ ਸਵਾਰਣਹਾਰਾ ॥੪॥੨॥ ਆਸਾ ਮਹਲਾ ੧ ॥ ਆਖਾ  
 ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ  
 ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ

ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥  
 ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ  
 ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ  
 ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ  
 ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥  
 ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ  
 ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ  
 ਸਨਾਤਿ ॥੪॥੩॥ ਰਾਗੁ ਗੁਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ  
 ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ  
 ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗਰਦੇਵ

ਮੈਂ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ  
 ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ  
 ਭਾਗ ਵੱਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ  
 ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ  
 ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥  
 ਜੋ ਸਤਿਗੁਰ ਸਰਣਿ ਸੰਗਤਿ ਨਹੀਂ ਆਏ ਧ੍ਯੁਗੁ ਜੀਵੇ ਧ੍ਯੁਗੁ  
 ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ  
 ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ  
 ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ ਰਾਗੁ  
 ਗੁਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮ ਜਾ ਆਹਰਿ

ਹਰਿ ਜੀਉ ਪਰਿਆ ॥ ਸੈਲ ਪਬਰ ਮਹਿ ਜੰਤ ਉਪਾਏ ਤਾ ਕਾ ਰਿਜਕੁ  
 ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ  
 ਤਰਿਆ ॥ ਗੁਰ ਪਰਮਾਦਿ ਪਰਮ ਪਦੁ ਪਾਇਆ ਸੂਕੇ ਕਾਸਟ  
 ਹਰਿਆ ॥੨॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ  
 ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ  
 ਭਉ ਕਰਿਆ ॥੩॥ ਉਡੇ ਉਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ  
 ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ  
 ਕਰਿਆ ॥੪॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ  
 ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ  
 ਨ ਪਾਰਾਵਰਿਆ ॥੫॥੫॥

ਰਾਗੁ ਆਸਾ ਮਹਲਾ ੪ ਸੋ ਪੁਰਖੁ ੧੭ੴ ਸਤਿਗੁਰ ਪ੍ਰਸਾਦਿ ॥  
 ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ  
 ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ  
 ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥  
 ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ  
 ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥  
 ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੈ ਪੁਰਖੁ  
 ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੌਜ ਵਿਡਾਣਾ ॥  
 ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥  
 ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥  
 ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ  
 ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ  
 ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ  
 ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ  
 ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ  
 ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ  
 ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ  
 ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ  
 ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ

ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ  
 ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ  
 ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ  
 ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ  
 ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ  
 ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ  
 ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ਼੍ਰੀਸਟਿ ਸਭ  
 ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ  
 ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥ ਆਸਾ  
 ਮਹਲਾ ੪॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ

ਸੋਈ ਬੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ  
 ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ  
 ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ  
 ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ  
 ਤੁੱਝ ਹੀ ਮਾਹਿ ॥ ਤੁੱਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ  
 ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ  
 ਨੋ ਤੂੰ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ  
 ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ  
 ਹਰਿ ਨਾਮਿ ਸਮਾਇਆ ॥੩॥ ਤੂੰ ਆਪੇ ਕਰਤਾ ਤੇਰਾ ਕੀਆ ਸਭੁ  
 ਹੋਇ ॥ ਤੁਧੁ ਬਿਨੁ ਦੂਜਾ ਅਵਰੁਨ ਕੋਇ ॥ ਤੂੰ ਕਰਿ ਕਰਿ ਵੇਖਹਿ ਜਾਣਹਿ

ਸੇਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥ ਆਸਾ  
 ਮਹਲਾ ੧॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ  
 ਕੀਆ ॥ ਪੰਕਜੁ ਮੋਹ ਪਗੁ ਨਹੀਂ ਚਾਲੈ ਹਮ ਦੇਖਾ ਤਹ ਢੂਬੀਅਲੇ ॥੧॥  
 ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ  
 ਰਾਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀਂ ਪੜਿਆ  
 ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ  
 ਸਰਣਾ ਜਿਨ ਤੂ ਨਾਹੀਂ ਵੀਸਰਿਆ ॥੨॥੩॥ ਆਸਾ ਮਹਲਾ ੫ ॥  
 ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ  
 ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ  
 ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ

ਤਰਨ ਕੈ ॥ ਜਨਮੁ ਬਿਖਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥  
 ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ  
 ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰਮਾ ॥ ਸਰਣਿ ਪਰੇ  
 ਕੀ ਰਾਖਹੁ ਸਰਮਾ ॥੨॥੪॥

ਪਾਂ ੧੦ ॥ ਕਬਿਯੋ ਬਾਚ ਬੇਨਤੀ ॥ ਚੌਪਈ ॥  
 ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥ ਤਵ  
 ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥  
 ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੌਹਿ ਬਚਾਵਹੁ ॥  
 ਸੁਖੀ ਬਸੈ ਮੇਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥੨॥  
 ਮੋ ਰੱਛਾ ਨਿਜ ਕਰ ਦੈ ਕਰਿਯੈ ॥ ਸਭ ਬੈਰਨ ਕੋ ਆਜ ਸੰਘਰਿਯੈ ॥

ਪੂਰਨ ਹੋਇ ਹਮਾਰੀ ਆਸਾ ॥ ਤੌਰ ਭਜਨ ਕੀ ਰਹੈ ਪਿਆਸਾ ॥੩॥  
 ਤੁਮਹਿ ਛਾਡਿ ਕੋਈ ਅਵਰ ਨ ਧਿਯਾਉਂ ॥ ਜੋ ਬਰ ਚਹੋਂ ਸੁ ਤੁਮ  
 ਤੇ ਪਾਊਂ ॥ ਸੇਵਕ ਸਿੱਖ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸੜ੍ਹ  
 ਹਮਾਰੇ ਮਾਰੀਅਹਿ ॥੪॥ ਆਪ ਹਾਥ ਦੈ ਮੁੜੈ ਉਬਰਿਯੈ ॥ ਮਰਨ  
 ਕਾਲ ਕਾ ਤ੍ਰਾਸ ਨਿਵਰਿਯੈ ॥ ਹੁਜੋ ਸਦਾ ਹਮਾਰੇ ਪੱਛਾ ॥ ਸ੍ਰੀ  
 ਅਸਿਧੁਜ ਜੂ ਕਰਿਯਹੁ ਰੱਛਾ ॥੫॥ ਰਾਖਿ ਲੇਹੁ ਮੁਹਿ ਰਾਖਨਹਾਰੇ ॥  
 ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨ ਬੰਧੁ ਦੁਸਟਨ ਕੇ ਹੰਤਾ ॥  
 ਤੁਮ ਹੋ ਪੁਰੀ ਚਤੁਰਦਸ ਕੰਤਾ ॥੬॥ ਕਾਲ ਪਾਇ ਬ੍ਰਹਮਾ ਬਪੁ ਧਰਾ ॥  
 ਕਾਲ ਪਾਇ ਸਿਵ ਜੂ ਅਵਤਰਾ ॥ ਕਾਲ ਪਾਇ ਕਰ ਬਿਸਨ  
 ਪ੍ਰਕਾਸਾ ॥ ਸਕਲ ਕਾਲ ਕਾ ਕੀਆ ਤਮਾਸਾ ॥੭॥ ਜਵਨ ਕਾਲ

ਜੋਗੀ ਸਿਵ ਕੀਓ ॥ ਬੇਦ ਰਾਜ ਬ੍ਰਹਮਾ ਜੂ ਥੀਓ ॥ ਜਵਨ ਕਾਲ  
 ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੮॥ ਜਵਨ  
 ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥ ਆਦਿ  
 ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੯॥  
 ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥  
 ਸਿਵਕਨ ਕੋ ਸਿਵਗੁਨ ਸੁਖ ਦੀਓ ॥ ਸੱਤ੍ਰੁਨ ਕੋ ਪਲ ਮੋ ਬਧ  
 ਕੀਓ ॥੧੦॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ  
 ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ  
 ਦਿਸਟਿ ਕਰ ਢੂਲਾ ॥੧੧॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ  
 ਪਾਏ ਸਾਧੁਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈਂ ॥ ਘਟ ਘਟ

ਕੇ ਪਟ ਪਟ ਕੀ ਜਾਨੈਂ ॥੧੨॥ ਜਬ ਉਦਕਰਖ ਕਰਾ ਕਰਤਾਰਾ ॥  
 ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥  
 ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥ ਜੇਤੇ ਬਦਨ ਸਿਸਟਿ ਸਭ  
 ਧਾਰੈ ॥ ਆਪੁ ਆਪਨੀ ਬੂੜ ਉਚਾਰੈ ॥ ਤੁਮ ਸਭ ਹੀ ਤੇ ਰਹਤ  
 ਨਿਰਾਲਮ ॥ ਜਾਨਤ ਬੇਦ ਭੇਦ ਅਰ ਆਲਮ ॥੧੪॥ ਨਿਰੰਕਾਰ  
 ਨਿਬਿਕਾਰ ਨਿਰਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ ਤਾ  
 ਕਾ ਮੂੜ੍ਹ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥੧੫॥  
 ਤਾ ਕੋ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ੍ਹ ਕਛੂ ਭੇਦ ਨ  
 ਜਾਨਤ ॥ ਮਹਾਦੇਵ ਕੋ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ  
 ਨਹਿ ਭਿਵ ॥੧੬॥ ਆਪੁ ਆਪਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ

ਭਿੰਨ ਤੁਹਿ ਤੇਤੀ ॥ ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ  
 ਸਜਾ ਪ੍ਰਬੂਸਾ ਸੰਸਾਰਾ ॥੧੭॥ ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ  
 ਰਾਵ ਕਹੀ ਭੂਪਾ ॥ ਅੰਡਜ ਜੇਰਜ ਸੈਤਜ ਕੀਨੀ ॥ ਉਤਭੁਜ ਖਾਨਿ  
 ਬਹੁਰ ਰਚਿ ਦੀਨੀ ॥੧੮॥ ਕਹੁੰ ਫੁਲ ਰਾਜਾ ਹੈ ਬੈਠਾ ॥ ਕਹੁੰ ਸਿਮਟਿ  
 ਭਿੰਜੋ ਸੰਕਰ ਇਕੈਠਾ ॥ ਸਰਗਰੀ ਸਿਸਟਿ ਦਿਖਾਇ ਅਚੰਭਵ ॥  
 ਆਦਿ ਜੁਗਾਦਿ ਸਰੂਪ ਸੁਖੰਭਵ ॥੧੯॥ ਅਬ ਰੱਛਾ ਮੇਰੀ ਤੁਮ  
 ਕਰੋ ॥ ਸਿੱਖ ਉਬਾਰਿ ਅਸਿੱਖ ਸੰਘਰੋ ॥ ਦੁਸ਼ਟ ਜਿਤੇ ਉਠਵਤ  
 ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੨੦॥ ਜੇ ਅਸਿਧੁਜ  
 ਤਵ ਸਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹੈ ਮਰੇ ॥ ਪੁਰਖ ਜਵਨ  
 ਪਰਾ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥ ਜੋ

ਕਲਿ ਕੋ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥  
 ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੇਂ  
 ਤਤਕਾਲਾ ॥੨੨॥ ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾ ਕੇ  
 ਤਾਪ ਤਨਕ ਮੋ ਹਰਿਹੋ ॥ ਰਿੱਧਿ ਸਿੱਧਿ ਘਰ ਮੋ ਸਭ ਹੋਈ ॥ ਦੁਸ਼ਟ  
 ਛਾਹ ਛੂੰ ਸਕੈ ਨ ਕੋਈ ॥੨੩॥ ਏਕ ਬਾਰ ਜਿਨ ਤੁਮੈ ਸੰਭਾਰਾ ॥  
 ਕਾਲ ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥  
 ਦਾਰਿਦ ਦੁਸਟ ਦੌਖ ਤੇ ਰਹਾ ॥੨੪॥ ਖੜਗ ਕੇਤ ਮੈ ਸਰਣਿ  
 ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥ ਸਰਬ ਠੌਰ ਮੋ ਹੋਹੁ  
 ਸਹਾਈ ॥ ਦੁਸਟ ਦੌਖ ਤੇ ਲੇਹੁ ਬਚਾਈ ॥੨੫॥ ਸੈਯਾ ॥ ਪਾਂਇ  
 ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀਂ ਆਨਜੋ ॥

ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥  
 ਸਿੰਮਿਤ੍ਰ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈਂ ਹਮ ਏਕ ਨ ਜਾਨਯੋ ॥  
 ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ  
 ਬਖਾਨਯੋ ॥ ਦੋਹਰਾ ॥ ਸਰਗਲ ਦੁਆਰ ਕਉ ਛਾਡਿ ਕੈ ਗਹਿਓ ਤੁਹਾਰੋ  
 ਦੁਆਰ ॥ ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥

ਰਾਮਕਲੀ ਮਹਲਾ ੩ ਅਨੰਦੁ ੧੭ੴ ਸਤਿਗੁਰ ਪ੍ਰਸਾਦਿ ॥  
 ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੂ  
 ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ  
 ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੇ ਤ  
 ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ

ਹੋਆ ਸਤਿਗੁਰੂ ਮੈਂ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ  
 ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥  
 ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ  
 ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ  
 ਮੇਰੇ ਸਦਾ ਰਹੁ ਹਰਿ ਨਾਲੇ ॥੨॥ ਸਾਚੇ ਸਾਹਿਬਾ ਕਿਆ ਨਾਹੀ ਘਰਿ  
 ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹ ਸੁ ਪਾਵਣੇ ॥ ਸਦਾ  
 ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਣੇ ॥ ਨਾਮੁ ਜਿਨ ਕੈ ਮਨਿ  
 ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ  
 ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ  
 ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ

ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ  
 ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥  
 ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ  
 ਮੇਰਾ ਆਧਾਰੋ ॥੪॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਰੈ ॥ ਘਰਿ  
 ਸਭਾਰੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ  
 ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ  
 ਜਿਨ ਕਉ ਸਿ ਨਾਮਿ ਹਰਿ ਕੈ ਲਾਰੋ ॥ ਕਹੈ ਨਾਨਕੁ ਤਹ ਸੁਖੁ  
 ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਅਨਦੁ ਸੁਣਹੁ ਵਡਭਾਰੀਹੋ  
 ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ  
 ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ

ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ  
ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ  
ਚਰਣ ਲਾਗੇ ਵਾਜੇ ਅਨਹਦ ਤੂਰੇ ॥ ੪੦ ॥੧॥

ਮੁੰਦਾਵਣੀ ਮਹਲਾ ੫ ॥

ਬਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ  
ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ  
ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੂ ਤਜੀ ਨਹ ਜਾਈ  
ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ  
ਸਭੁ ਨਾਨਕ ਬ੍ਰਹਮ ਪਸਾਰੋ ॥੧॥ ਸਲੋਕ ਮਹਲਾ ੫ ॥ ਤੇਰਾ ਕੀਤਾ  
ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣ

ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ  
ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ  
ਮਨੁ ਬੀਵੈ ਹਰਿਆ ॥੧॥ \*

## ਸੋਹਿਲਾ

ਰਾਗੁ ਗਊੜੀ ਦੀਪਕੀ ਮਹਲਾ ੧ ੧੭ੴ ਸਤਿਗੁਰ ਪ੍ਰਸਾਦਿ ॥  
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ  
ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ  
ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ  
ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ  
ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ  
ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥

ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥  
 ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ  
 ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ ਰਾਗੁ ਆਸਾ  
 ਮਹਲਾ ੧॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ  
 ਏਕੋ ਵੇਸ ਅਨੇਕ ॥੧॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ  
 ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥ ਵਿਸੁਏ ਚਸਿਆ  
 ਘੜੀਆ ਪਹਰਾ ਬਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ  
 ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥ ਰਾਗੁ ਧਨਾਸਰੀ  
 ਮਹਲਾ ੧ ॥ ਗਰਾਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ  
 ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ

ਬਨਰਾਇ ਫੁਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵ ਖੰਡਨਾ  
 ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥  
 ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ  
 ਏਕ ਤੁੱਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ  
 ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ  
 ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ  
 ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ  
 ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ  
 ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ  
 ਤੇਰੈ ਨਾਇ ਵਾਸਾ ॥੪॥੩॥ ਰਾਗੁ ਗਉੜੀ ਪੂਰਬੀ ਮਹਲਾ ੪ ॥

ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥  
 ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ  
 ਹੇ ॥੧॥ ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ  
 ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਣਿਆ  
 ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖ  
 ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ  
 ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ  
 ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ  
 ਗਰੀਬ ਮਸਕੀਨ ਪ੍ਰੱਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ  
 ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥

ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ  
 ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟ ਚਲਹੁ ਹਰਿ ਲਾਹਾ  
 ਆਗੈ ਬਸਨੁ ਸੁਹੇਲਾ ॥੧॥ ਅਉਧ ਘੜੈ ਦਿਨਸੁ ਰੈਣਾਰੇ ॥ ਮਨ  
 ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ  
 ਮਹਿ ਤਰਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ  
 ਰਸੁ ਅਕਬ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ  
 ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ  
 ਸੁਖ ਸਹਜੇ ਬਹੁਰਿ ਨ ਹੋਇਗੋ ਛੇਰਾ ॥੩॥ ਅੰਤਰਜਾਮੀ ਪੁਰਖ  
 ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਰੈ ਮੋ  
 ਕਉ ਕਰਿ ਸੰਤਨ ਕੀ ਧੂਰੇ ॥੪॥੫॥ \*

ਰਾਮਕਲੀ ਮਹਲਾ ੧

ਦਖਣੀ ਓਅੰਕਾਰੁ

੧ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ ਬ੍ਰਹਮਾ ਉਤਪਤਿ ॥  
ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥  
ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ  
ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ  
ਤਿ੍ਭਵਣ ਸਾਰੁ ॥੧॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ  
ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥ ਸਸੈ ਸਭੁ ਜਗੁ

ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ  
 ਪਰਾਪਤਿ ਹੋਵੈ ਚੁਣਿ ਲੈ ਮਾਣਕ ਮੌਤੀ ॥ ਸਮਝੈ ਸੂਝੈ ਪੜਿ ਪੜਿ  
 ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ  
 ਸਾਚੇ ਜਗੁ ਕਾਚਾ ॥੨॥ ਧਯੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ  
 ਮਨੁ ਧੀਰਾ ॥ ਧਯੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥  
 ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ  
 ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥ ਇਆਨੁ  
 ਰਾਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ  
 ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥  
 ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥

ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥ ਏਕੋ  
 ਏਕੁ ਕਰੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ  
 ਏਕੁ ਪਛਾਣੈ ਇਉ ਘਰੁ ਮਹਲੁ ਸਿਵਾਪੈ ॥ ਪ੍ਰਭੁ ਨੇੜੈ ਹਰਿ ਦੂਰਿ  
 ਨ ਜਾਣਹੁ ਏਕੋ ਸਿਸਟਿ ਸਬਾਈ ॥ ਏਕੰਕਾਰੁ ਅਵਰੁ ਨਹੀ ਦੂਜਾ  
 ਨਾਨਕ ਏਕੁ ਸਮਾਈ ॥੫॥ ਇਸੁ ਕਰਤੇ ਕਉ ਕਿਉ ਗਹਿ ਰਾਖਉ  
 ਅਫਰਿਓ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ  
 ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ  
 ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ  
 ਰਹਾਈ ॥੬॥ ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣ ਪਾਣੀ  
 ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂੜੈ ਸੂੜੈ

ਪਤਿ ਹੋਇ ॥ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ  
 ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥  
 ਗੁਰੂ ਦੁਆਰੈ ਆਖਿ ਸੁਣਾਏ ॥ ੭॥ ਉਰਮ ਧੂਰਮ ਜੋਤਿ ਉਜਾਲਾ ॥  
 ਤੀਨਿ ਭਵਣ ਮਹਿ ਗੁਰ ਗੋਪਾਲਾ ॥ ਉਗਵਿਆ ਅਸਰੂਪੁ ਦਿਖਾਵੈ ॥  
 ਕਰਿ ਕਿਰਪਾ ਅਪੁਨੈ ਘਰਿ ਆਵੈ ॥ ਉਨਵਿ ਬਰਸੈ ਨੀਝਰ ਧਾਰਾ ॥  
 ਉਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ  
 ਕਰਤਾ ਆਪੇ ਦੇਉ ॥ ੮॥ ਉਗਵੈ ਸੂਰੁ ਅਸੁਰ ਸੰਘਾਰੈ ॥ ਉਚਉ  
 ਦੇਖਿ ਸਬਦਿ ਬੀਜਾਰੈ ॥ ਉਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ  
 ਕਰੈ ਕਥੈ ਸੁਣੈ ਸੋਇ ॥ ਉਹੁ ਬਿਧਾਤਾ ਮਨੁ ਤਨੁ ਦੇਇ ॥ ਉਹੁ  
 ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥

ਨਾਨਕ ਨਾਮਿ ਰਤੇ ਪਤਿ ਹੋਇ ॥੯॥ ਰਾਜਨ ਰਾਮ ਰਵੈ ਹਿਤਕਾਰਿ ॥  
 ਰਣ ਮਹਿ ਲੂੜੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥  
 ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ  
 ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ  
 ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥ ਰੋਸੁ  
 ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ  
 ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ  
 ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ  
 ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ  
 ਘੁਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥

ਪ੍ਰੇਮੀ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ  
 ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ  
 ਜਪਿ ਸਾਚੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ  
 ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਰਾਵਾਰੁ ॥ ਲਾਹੇ ਕਾਰਣਿ  
 ਆਇਆ ਜਗਿ ॥ ਹੋਇ ਮਜੂਰੁ ਰਾਇਆ ਠਗਾਇ ਠਗਿ ॥ ਲਾਹਾ  
 ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥  
 ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥  
 ਆਖਿ ਸੈਲ ਨੀਚ ਘਰਿ ਹੋਇ ॥ ਆਖਿ ਦੇਖਿ ਨਿਵੈ ਜਿਸੁ ਦੋਇ ॥  
 ਆਖਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ  
 ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ

ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਬਾਪਿ ਸਦਾ ਨਿਰਵੈਰੁ ॥  
 ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥  
 ਆਪਿ ਉਪਾਇ ਆਪੇ ਘਟ ਬਾਪਿ ॥ ਆਪਿ ਅਰੋਚਰੁ ਧੰਧੈ ਲੋਈ ॥  
 ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥  
 ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ ਵਿਣੁ ਨਾਵੈ ਵੇਰੋਧੁ  
 ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਉ  
 ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ  
 ਨਾਵੈ ਤੋਟਾ ਸਭ ਬਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ  
 ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥  
 ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ

ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ  
 ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀਂ ਪਾਇ ॥ ਤਾ ਮਿਲੀਐ  
 ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ  
 ਗੁਰਮਤਿ ਮਿਲੀਐ ਮੀਤ ॥੧੭॥ ਕਾਮੁ ਕ੍ਰੋਧੁ ਕਾਇਆ ਕਉ  
 ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ  
 ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ  
 ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ  
 ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥  
 ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ  
 ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ

ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ  
 ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ  
 ਕਿਰਪਾ ਤੇ ਨਾਮੁ ਪਛਾਨਿਆ ॥੧੯॥ ਗਗਨ ਗੰਭੀਰੁ ਗਗਨੰਤਰਿ  
 ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ  
 ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ  
 ਅਗੰਮੁ ਅਨਾਖੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਰੋਨੀ ॥ ਹਰਿ  
 ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ  
 ਬਿਹੂਨੀ ॥੨੦॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ  
 ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ  
 ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ

ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭੁ ਨਾਲਿ ॥ ਦਹ  
 ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ  
 ਮਿਲਾਇਆ ॥੨੧॥ ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ  
 ਤੋਲਿ ਤੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ  
 ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ  
 ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ  
 ਗੁਰਮੁਖਿ ਪਾਵੈ ਪਾਰੁ ॥੨੨॥ ਚੰਚਲੁ ਚੀਤੁ ਨ ਰਹਈ ਠਾਇ ॥  
 ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥  
 ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥  
 ਚੇਤੁਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥

ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ ਛੀਜੈ ਦੇਹ ਖੁਲੈ  
 ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ  
 ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ  
 ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ  
 ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥  
 ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ  
 ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ  
 ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ਜਾ ਤੂ ਮੇਲਹਿ ਤਾ  
 ਤੁੜੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ  
 ਬੀਸ ਇਕੀਸ ॥੨੫॥ ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥

ਝੂਰਿ ਮਰੈ ਦੇਖੈ ਪਰਮਾਦੁ ॥ ਜਨਮਿ ਮੂਏ ਨਹੀ ਜੀਵਣ ਆਸਾ ॥  
 ਆਇ ਚਲੇ ਭਏ ਆਸ ਨਿਰਆਸਾ ॥ ਝੂਰਿ ਝੂਰਿ ਝਖਿ ਮਾਟੀ ਰਲਿ  
 ਜਾਇ ॥ ਕਾਲੁ ਨ ਚਾਪੈ ਹਰਿ ਗੁਣ ਗਾਇ ॥ ਪਾਈ ਨਵ ਨਿਧਿ  
 ਹਰਿ ਕੈ ਨਾਇ ॥ ਆਪੇ ਦੇਵੈ ਸਹਜਿ ਸੁਭਾਇ ॥੨੯॥ ਵਿਆਨੋ  
 ਬੋਲੈ ਆਪੇ ਬੁੜੈ ॥ ਆਪੇ ਸਮੜੈ ਆਪੇ ਸੂੜੈ ॥ ਗੁਰ ਕਾ ਕਹਿਆ  
 ਅੰਕਿ ਸਮਾਵੈ ॥ ਨਿਰਮਲ ਸੂਚੇ ਸਾਚੋ ਭਾਵੈ ॥ ਗੁਰੁ ਸਾਗਰੁ ਰਤਨੀ  
 ਨਹੀ ਤੋਟ ॥ ਲਾਲ ਪਦਾਰਥ ਸਾਚੁ ਅਖੋਟ ॥ ਗੁਰਿ ਕਹਿਆ ਸਾ  
 ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥ ਨਾਨਕ  
 ਗੁਰਮਤਿ ਸਾਚਿ ਸਮਾਵਹੁ ॥੨੧॥ ਟੂਟੈ ਨੇਹੁ ਕਿ ਬੋਲਹਿ ਸਹੀ ॥  
 ਟੂਟੈ ਬਾਹ ਦੁਹੂ ਦਿਸ ਗਹੀ ॥ ਟੂਟਿ ਪਰੀਤਿ ਗਈ ਬੁਰ ਬੋਲਿ ॥

ਦੁਰਮਤਿ ਪਰਹਰਿ ਛਾਡੀ ਢੋਲਿ ॥ ਟੂਟੈ ਗੰਠਿ ਪੜੈ ਵੀਚਾਰਿ ॥  
 ਗੁਰ ਸਬਦੀ ਘਰਿ ਕਾਰਜੁ ਸਾਰਿ ॥ ਲਾਹਾ ਸਾਚੁ ਨ ਆਵੈ ਤੇਟਾ ॥  
 ਤਿ੍ਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥ ਠਾਕੁਰੁ ਮਨੂਆ ਰਾਖਹੁ  
 ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ  
 ਨਾਰਿ ॥ ਬਹੁਤੇ ਵੇਸ ਕਰੇ ਕੁੜਿਆਰਿ ॥ ਪਰ ਘਰਿ ਜਾਤੀ ਠਾਕਿ  
 ਰਹਾਈ ॥ ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ  
 ਪਿਆਰੀ ॥ ਸਾਈ ਸੁਹਾਗਣਿ ਠਾਕੁਰਿ ਧਾਰੀ ॥੨੯॥ ਡੋਲਤ  
 ਡੋਲਤ ਹੇ ਸਖੀ ਫਾਟੇ ਚੀਰ ਸੀਰਾਰ ॥ ਡਾਹਪਣਿ ਤਨਿ ਸੁਖੁ ਨਹੀ  
 ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ  
 ਸੁਜਾਣਿ ॥ ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥

ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ਤਿਖਾ ਨਿਵਾਰੀ  
 ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ਦੇਹਿ ਦੇਹਿ ਆਖੈ ਸਭੁ  
 ਕੋਈ ਜੈ ਭਾਵੈ ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ  
 ਸੋਇ ॥ ੩੦॥ ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ  
 ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ  
 ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ਤਿਨ ਕੀ ਧੂੜਿ  
 ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ  
 ਪਾਇਆ ਨਿਰਮਲ ਨਾਉ ॥ ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ  
 ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ  
 ਕੋਈ ॥ ਗੁਰ ਪਰਸਾਦੀ ਤਿਸੁ ਸੰਮ੍ਲਾ ਤਾ ਤਨਿ ਦੁਖੁ ਨਹੋਇ ॥ ੩੧॥

ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ ਆਵਣਿ ਜਾਣਿ  
 ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ  
 ਕਲਰ ਕੰਧ ਗਿਰੰਤਿ ॥ ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ  
 ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥  
 ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ  
 ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ  
 ਨਾਨਕ ਕਰਿ ਸੰਜੋਗਾ ॥੩੨॥ ਤਰਵਰੁ ਕਾਇਆ ਪੰਖਿ ਮਨੁ  
 ਤਰਵਰਿ ਪੰਖੀ ਪੰਚ ॥ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ  
 ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਰਾ ਘਣੀ ॥ ਪੰਖ  
 ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ ਬਿਨੁ ਸਾਜੇ ਕਿਉ

ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵੱਡਾ  
 ਆਪਿ ਧਣੀ ॥ ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥  
 ਅਪਣੈ ਹਾਥਿ ਵੱਡਾਈਆ ਜੈ ਭਾਵੈ ਤੈ ਦੇਇ ॥੩੩॥ ਬਰ ਬਰ ਕੰਪੈ  
 ਜੀਅੜਾ ਬਾਨ ਵਿਹੂਣਾ ਹੋਇ ॥ ਬਾਨਿ ਮਾਨਿ ਸਚੁ ਏਕੁ ਹੈ ਕਾਜੁ  
 ਨ ਫੀਟੈ ਕੋਇ ॥ ਬਿਰੁ ਨਾਰਾਇਣੁ ਬਿਰੁ ਗੁਰੂ ਬਿਰੁ ਸਾਚਾ ਬੀਚਾਰੁ ॥  
 ਸੁਰਿ ਨਰ ਨਾਬਹ ਨਾਬੁ ਤੂ ਨਿਧਾਰਾ ਆਧਾਰੁ ॥ ਸਰਬੇ ਬਾਨ  
 ਬਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ  
 ਪਾਰਾਵਾਰੁ ॥ ਬਾਨ ਬਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥  
 ਅਲਮੰਗਿਆ ਦਾਨੁ ਦੇਵਸੀ ਵੱਡਾ ਅਗਾਮ ਅਪਾਰੁ ॥੩੪॥ ਦਇਆ  
 ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ ਚਲਿਆ ਕਰਿ

ਪ੍ਰਭੁ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥ ਦਾਨਾ ਤੂ ਬੀਨਾ  
 ਤੁਹੀ ਦਾਨਾ ਕੈ ਸਿਰਿ ਦਾਨੁ ॥ ਦਾਲਦ ਭੰਜਨ ਦੁਖ ਦਲਣ  
 ਗੁਰਮੁਖਿ ਗਿਆਨੁ ਧਿਆਨੁ ॥੩੫॥ ਧਨਿ ਗਇਐ ਬਹਿ ਝੂਰੀਐ  
 ਧਨ ਮਹਿ ਚੀਤੁ ਰਾਵਾਰ ॥ ਧਨੁ ਵਿਰਲੀ ਸਚੁ ਸੰਚਿਆ ਨਿਰਮਲੁ  
 ਨਾਮੁ ਧਿਆਰਿ ॥ ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ  
 ਏਕ ॥ ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ  
 ਧਾਵਤ ਰਹਿ ਰਾਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ  
 ਭਏ ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਝੂਢਤੀ ਬਸਤੁ ਰਹੀ  
 ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖ  
 ਨਿਵਾਰਿ ॥੩੬॥ ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ

ਜਾਹਿ ॥ ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥  
 ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥  
 ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਬਾਕਿ ਰਹੀ  
 ਕਿਵੇਂ ਅਪੜਾ ਹਾਥ ਨਹੀਂ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ ਕਿਸੁ  
 ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥  
 ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥ ਪਾਪੁ  
 ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ  
 ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ  
 ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ  
 ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ

ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥  
 ਫਿਰਿ ਫਿਰਿ ਫਾਹੀ ਫਾਸੈ ਕਉਆ ॥ ਫਿਰਿ ਪਛੁਤਾਨਾ ਅਬ ਕਿਆ  
 ਹੁਆ ॥ ਫਾਬਾ ਚੋਰਾ ਚੁਰ੍ਗੈ ਨਹੀ ਬੂੜੈ ॥ ਸਤਗੁਰੁ ਮਿਲੈ ਤ ਆਖੀ  
 ਸੂੜੈ ॥ ਜਿਉ ਮਛੁਲੀ ਫਾਬੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ  
 ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ  
 ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥  
 ਬੀਰਾ ਬੀਰਾ ਕਰਿ ਰਹੀ ਬੀਰ ਭੇਏ ਬੈਰਾਇ ॥ ਬੀਰ ਚਲੇ ਘਰਿ  
 ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ  
 ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ  
 ਤੇਹਿ ॥ ਬਿਰਲੋ ਗਿਆਨੀ ਬੂੜਣਉ ਸਤਿਗੁਰੁ ਸਾਚਿ ਮਿਲੇਇ ॥

ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ  
 ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ  
 ਨਿਜ ਘਰਿ ਵਾਸਾ ਹੋਇ ॥੪੦॥ ਭਨਿ ਭਨਿ ਘੜੀਐ ਘੜਿ ਘੜਿ  
 ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ  
 ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ  
 ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ  
 ਖਿੰਚੈ ਤਿਨ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ  
 ਨ ਪਛੋਤਾਈਐ ॥ ਭੜੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ  
 ਵਾਸਾ ਪਾਈਐ ॥ ਭੜੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ  
 ਤਰੀਐ ॥ ਗੁਰ ਪਰਸਾਦੀ ਆਪੋ ਚੀਨੈ ਜੀਵਤਿਆ ਇਵ

ਮਰੀਐ ॥੪੧॥ ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ  
ਸਾਬਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਬਿ ॥ ਮਨੁ  
ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ  
ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ  
ਨਾਵੈ ਦੁਖੁ ਭਾਲਿ ॥ ਰਾੜ ਮੰਦਰ ਮਹਲਾ ਕਹਾ ਜਿਉ ਬਾਜੀ  
ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ  
ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥ ਜੋ ਆਵਹਿ ਸੇ ਜਾਹਿ  
ਛੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ  
ਵਧੈ ਉਤਾਹਿ ॥ ਸੇ ਜਨ ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ  
ਵਿਗੂਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ

ਕਰੇਉ ॥ ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥  
 ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ  
 ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥ ਰਾਣਾ ਰਾਉ ਨ ਕੋ ਰਹੈ  
 ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥  
 ਰਾਹੁ ਬੁਰਾ ਭੀਹਾਵਲਾ ਸਰ ਡੂਰਗਰ ਅਸਗਾਹ ॥ ਮੈ ਤਨਿ ਅਵਗਣ  
 ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥ ਗੁਣੀਆ ਗੁਣ ਲੇ  
 ਪ੍ਰਭੁ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ  
 ਰਹਾਂ ਜਪਿ ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰ ਹੈ ਗੁਣ ਭੀ  
 ਵਸਹਿ ਨਾਲਿ ॥ ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ  
 ਨ ਕਰੇ ਬੀਚਾਰੁ ॥੪੪॥ ਲਸਕਰੀਆ ਘਰ ਸੰਮਲੇ ਆਏ ਵਜਹੁ

ਲਿਖਾਇ ॥ ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥ ਲਬੁ  
 ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ ਗੜਿ ਦੋਹੀ ਪਾਤਿਸਾਹ  
 ਕੀ ਕਦੇ ਨ ਆਵੈ ਹਾਰਿ ॥ ਚਾਕਰੁ ਕਹੀਐ ਖਸਮ ਕਾ ਸਉਹੇ ਉਤਰ  
 ਦੇਇ ॥ ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥ ਪ੍ਰੀਤਮ  
 ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਆਪਿ ਕਰੇ ਕਿਸੁ  
 ਆਖੀਐ ਅਵਰੁ ਨ ਕੋਇ ਕਰੇਇ ॥੪੫॥ ਬੀਜਉ ਸੂਝੈ ਕੋ ਨਹੀ  
 ਬਹੈ ਦੁਲੀਚਾ ਪਾਇ ॥ ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ  
 ਨਾਇ ॥ ਵਣੁ ਤਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ  
 ਬੀਚਾਰੁ ॥ ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥  
 ਉਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ ਨਾਨਕ ਪ੍ਰੀਤਮ

ਰਸਿ ਮਿਲੇ ਲਾਹਾ ਲੈ ਪਰਥਾਇ ॥ ਰਚਨਾ ਰਾਚਿ ਜਿਨਿ ਰਚੀ ਜਿਨਿ  
 ਸਿਰਿਆ ਆਕਾਰੁ ॥ ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ  
 ਪਾਰਾਵਾਰੁ ॥੪੯॥ ਝਾੜੈ ਰੂੜਾ ਹਰਿ ਜੀਉ ਸੋਈ ॥ ਤਿਸੁ ਬਿਨੁ  
 ਰਾਜਾ ਅਵਰੁ ਨ ਕੋਈ ॥ ਝਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ  
 ਮਨ ਮਾਹਿ ॥ ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ  
 ਭੁਲਾਹਿ ॥ ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ ਗੁਰਮੁਖਿ ਪੂਰਾ  
 ਤਿਸੁ ਸਾਬਾਸਿ ॥ ਰੂੜੀ ਬਾਣੀ ਹਰਿ ਪਾਇਆ ਗੁਰ ਸਬਦੀ  
 ਬੀਚਾਰਿ ॥ ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ  
 ਨਾਰਿ ॥੫੦॥ ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥  
 ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ

ਸੰਚਿਆ ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਉਜਲੋ ਪਤਿ  
 ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥  
 ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ ਮਾਇਆ  
 ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥ ਬਿਖਿਆ ਅੰਮ੍ਰਿਤੁ ਏਕੁ  
 ਹੈ ਬੂੜੈ ਪੁਰਖੁ ਸੁਜਾਣੁ ॥੪੮॥ ਖਿਮਾ ਵਿਹੂਣੇ ਖਪਿ ਗਏ ਖੂਹਣਿ  
 ਲਖ ਅਸੰਖ ॥ ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ  
 ਬਿਸੰਖ ॥ ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ ਸਬਦਿ  
 ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ  
 ਤੂ ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ ਜਾਪੈ ਸਦਾ ਗੁਣ  
 ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ ਬੀਜਉ ਵਥ

ਵਿਕਾਰੁ ॥ ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ  
 ਅਪਾਰੁ ॥੪੯॥ ਸਿਸਟੇ ਭੇਉ ਨ ਜਾਣੈ ਕੋਇ ॥ ਸਿਸਟਾ ਕਰੈ ਸੁ  
 ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ  
 ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਬਿ ਨ  
 ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ  
 ਛੁਟੈ ਨਿਦਾਨਿ ॥੫੦॥ ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥  
 ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ  
 ਡੋਰ ਕੰਕਨ ਘਣੇ ਕਰਿ ਥਾਕੀ ਸੀਰਾਰੁ ॥ ਮਿਲਿ ਪ੍ਰੀਤਮ ਸੁਖੁ  
 ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ  
 ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ ਕਿਨਿ ਸੁਖ ਪਾਸਿਆ

ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ  
 ਰਖਹੁ ਪਿਆਰੁ ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ  
 ਅਧਾਰੁ ॥੫੧॥ ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥  
 ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ  
 ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ ਲਿਖਿਆ ਫੇਰਿ ਨ  
 ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ  
 ਨਾਨਕ ਸਬਦੁ ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ  
 ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ  
 ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ  
 ਦਿਖਾਇ ॥੫੨॥ ਪਾਧਾ ਪੜਿਆ ਆਖੀਐ ਬਿਦਿਆ ਬਿਚਰੈ

ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ  
 ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖੁ  
 ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ ਪਾਧਾ ਗੁਰਮੁਖਿ  
 ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ  
 ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ  
 ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ  
 ਗਲਿ ਹਾਰੁ ॥੫੪॥੧॥ ★

ਰਾਮਕਲੀ ਮਹਲਾ ੧

## ਸਿਧ ਗੋਸਟਿ

੧ਓਿ ਸਤਿਗੁਰ ਪ੍ਰਸਾਦਿ ॥ ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ  
ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥  
ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ  
ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥  
ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ  
ਕੋਈ ॥੧॥ ਰਹਾਉ ॥ ਕਵਨ ਤੁਮੇ ਕਿਆ ਨਾਉ ਤਮਾਰਾ ਕਉਨ

ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ  
 ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ  
 ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ  
 ਰਾਹੋ ॥੨॥ ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ  
 ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥  
 ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥  
 ਗੁਰਮੁਖਿ ਬੂੜੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥ ਦੁਨੀਆ  
 ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ  
 ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮੱਝੈ  
 ਤਿਸ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁੜੁ

ਕਿਆ ਬੈਸਣੁ ਦੀਜੈ ॥੪॥ ਜੈਸੇ ਜਲ ਮਹਿ ਕਮਲੁ ਨਿਰਾਲਮੁ  
 ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ  
 ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ  
 ਨਿਰਾਸੋ ॥ ਅਗਾਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ  
 ਦਾਸੋ ॥੫॥ ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਜਾਰੋ ॥  
 ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ  
 ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ  
 ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥ ਹਾਟੀ ਬਾਟੀ ਰਹਹਿ  
 ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਖਾਈਐ  
 ਅਛਿਧ ਬੋਲੈ ਗਿਆਨੇ ॥ ਤੀਰਖਿ ਨਾਈਐ ਸਖੁ ਕਲੁ ਪਾਈਐ ਮੈਲੁ

ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ  
 ਸਾਈ ॥੭॥ ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ  
 ਡੁਲਾਈ ॥ ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ  
 ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥  
 ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥ ਦਰਸਨੁ  
 ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ ਬਾਰਹ ਅੰਤਰਿ ਏਕੁ  
 ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ  
 ਪੁਰਖਾ ਬਾਹੁੜਿ ਚੋਟ ਨ ਖਾਈਐ ॥ ਨਾਨਕੁ ਬੋਲੈ ਗੁਰਮੁਖਿ ਬੂੜੈ  
 ਜੋਗ ਜੁਗਤਿ ਇਵ ਪਾਈਐ ॥੯॥ ਅੰਤਰਿ ਸਬਦੁ ਨਿਰੰਤਰਿ ਮੁਦ੍ਰਾ  
 ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ

ਸਬਦਿ ਸੁ ਸਮਝ ਪਰੀ ॥ ਖਿੰਬਾ ਝੋਲੀ ਭਰਿਪੁਰਿ ਰਹਿਆ ਨਾਨਕ  
 ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ  
 ਖਰੀ ॥੧੦॥ ਉਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ  
 ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ  
 ਨਾਮੁ ਸਮਾਲਿ ॥੧੧॥ ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥  
 ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ  
 ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥ ਘਟਿ ਘਟਿ  
 ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥  
 ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ  
 ਸਮਾਇ ॥੧੩॥ ਕਿਉ ਕਰਿ ਬਾਧਾ ਸਰਪਨਿ ਖਾਧਾ ॥ ਕਿਉ ਕਰਿ

ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ  
 ਅੰਧਿਆਰਾ ॥ ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥  
 ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ  
 ਲਾਧਾ ॥ ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟ  
 ਸਮਾਇ ॥੧੫॥ ਸੁੰਨ ਨਿਰੰਤਰਿ ਦੀਜੈ ਬੰਧੁ ॥ ਉਡੈ ਨ ਹੰਸਾ ਪੜੈ ਨ  
 ਕੰਧੁ ॥ ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ  
 ਸਾਚਾ ॥੧੬॥ ਕਿਸੁ ਕਾਰਣਿ ਗਿਰੁ ਤਜਿਓ ਉਦਾਸੀ ॥ ਕਿਸੁ  
 ਕਾਰਣਿ ਇਹੁ ਭੇਖੁ ਨਿਵਾਸੀ ॥ ਕਿਸੁ ਵਖਰ ਕੇ ਤੁਮ ਵਣਜਾਰੇ ॥  
 ਕਿਉ ਕਰਿ ਸਾਬੁ ਲੰਘਾਵਹੁ ਪਾਰੇ ॥੧੭॥ ਗੁਰਮੁਖਿ ਖੋਜਤ ਭਏ  
 ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥ ਸਾਚ ਵਖਰ ਕੇ ਹਮ

ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥ ਕਿਤੁ ਬਿਧਿ  
 ਪੁਰਖਾ ਜਨਮੁ ਵਟਾਇਆ ॥ ਕਾਹੇ ਕਉ ਤੁਝ ਇਹੁ ਮਨੁ ਲਾਇਆ ॥  
 ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ  
 ਪਾਈ ॥ ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ  
 ਬੀਚਾਰੁ ॥੧੯॥ ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥  
 ਅਨਹਤਿ ਰਾਤੇ ਇਹੁ ਮਨੁ ਲਾਇਆ ॥ ਮਨਸਾ ਆਸਾ ਸਬਦਿ  
 ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥ ਤ੍ਰੈ ਗੁਣ ਮੇਟੇ  
 ਖਾਈਐ ਸਾਰੁ ॥ ਨਾਨਕ ਤਾਰੇ ਤਾਰਣਹਾਰੁ ॥੨੦॥ ਆਦਿ ਕਉ  
 ਕਵਨੁ ਬੀਚਾਰੁ ਕਬੀਅਲੇ ਸੁੰਨ ਕਹਾ ਘਰ ਵਾਸੋ ॥ ਗਿਆਨ ਕੀ  
 ਮੁਦ੍ਰਾ ਕਵਨ ਕਬੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ

ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ ਸਹਜ  
 ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ ਸਬਦਿ  
 ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੇ ॥ ਜਿਨਿ ਰਚਿ  
 ਰਚਿਆ ਤਿਸੁ ਸਬਦਿ ਪਛਾਣੈ ਨਾਨਕ ਤਾ ਕਾ ਦਾਸੇ ॥੨੧॥ ਕਹਾ  
 ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ ਏਸੁ ਸਬਦ  
 ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥ ਕਿਉ ਤਤੈ  
 ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ਆਪੇ ਸੁਰਤਾ ਆਪੇ  
 ਕਰਤਾ ਕਹੁ ਨਾਨਕ ਬੀਚਾਰੋ ॥ ਹੁਕਮੇ ਆਵੈ ਹੁਕਮੇ ਜਾਵੈ ਹੁਕਮੇ  
 ਰਹੈ ਸਮਾਈ ॥ ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ  
 ਪਾਈ ॥੨੨॥ ਆਦਿ ਕਉ ਬਿਸਮਾਦੁ ਬੀਚਾਰੁ ਕਬੀਅਲੇ ਸੁੰਨ

ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦਾ ਗੁਰ ਗਿਆਨੁ  
ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ ਗੁਰ ਬਚਨੀ  
ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ ਨਾਨਕ ਦੂਜੀ  
ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ  
ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ  
ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥ ਅਵਿਗਤੋ  
ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਬੀਆ ॥ ਸਤਿਗੁਰ  
ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ ਏਕੇ  
ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ  
ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਬੀਆ ॥ ਜੀਵਤੁ ਮਰੈ ਤਾ

ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ  
 ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥ ਸਾਚੌ ਉਪਜੈ  
 ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ  
 ਪਾਵਹਿ ਦੂਜੈ ਆਵਾ ਗਊਣੁ ਭਇਆ ॥ ਆਵਾ ਗਊਣੁ ਮਿਟੈ ਗੁਰ  
 ਸਬਦੀ ਆਪੇ ਪਰਖੈ ਬਖਸਿ ਲਇਆ ॥ ਏਕਾ ਬੇਦਨ ਦੂਜੈ ਬਿਆਪੀ  
 ਨਾਮੁ ਰਸਾਇਣੁ ਵੀਸਰਿਆ ॥ ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ  
 ਸਬਦਿ ਸੁ ਮੁਕਤੁ ਭਇਆ ॥ ਨਾਨਕ ਤਾਰੇ ਤਾਰਣਹਾਰਾ ਹਉਮੈ  
 ਦੂਜਾ ਪਰਹਰਿਆ ॥੨੫॥ ਮਨਮੁਖਿ ਭੂਲੈ ਜਮ ਕੀ ਕਾਣਿ ॥ ਪਰ  
 ਘਰੁ ਜੋਹੈ ਹਾਣੇ ਹਾਣਿ ॥ ਮਨਮੁਖਿ ਭਰਮਿ ਭਵੈ ਬੇਬਾਣਿ ॥  
 ਵੇਮਾਰਗਿ ਮੂਸੈ ਮੰਤ੍ਰੁ ਮਸਾਣਿ ॥ ਸਬਦੁ ਨ ਚੀਨੈ ਲਵੈ ਕੁਬਾਣਿ ॥

ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥ ਗੁਰਮੁਖਿ ਸਾਚੇ ਕਾ ਭਉ  
 ਪਾਵੈ ॥ ਗੁਰਮੁਖਿ ਬਾਣੀ ਅਘੜੁ ਘੜਾਵੈ ॥ ਗੁਰਮੁਖਿ ਨਿਰਮਲ  
 ਹਰਿ ਗੁਣ ਰਾਵੈ ॥ ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥ ਗੁਰਮੁਖਿ  
 ਰੋਮਿ ਰੋਮਿ ਹਰਿ ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥  
 ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ ਤਾਰੀ ॥  
 ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰ  
 ਬਿਧਿ ਜਾਨੀ ॥ ਗੁਰਮੁਖਿ ਪਾਈਐ ਅਲਖ ਅਪਾਰੁ ॥ ਨਾਨਕ  
 ਗੁਰਮੁਖਿ ਮੁਕਤਿ ਦੁਆਰੁ ॥੨੮॥ ਗੁਰਮੁਖਿ ਅਕਥੁ ਕਥੈ ਬੀਚਾਰਿ ॥  
 ਗੁਰਮੁਖਿ ਨਿਬਹੈ ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥  
 ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ ਜਾਣਾਈ ॥

ਨਾਨਕ ਹਉਮੈ ਜਾਲਿ ਸਮਾਈ ॥੨੯॥ ਗੁਰਮੁਖਿ ਧਰਤੀ ਸਾਚੈ  
 ਸਾਜੀ ॥ ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥ ਗੁਰ ਕੈ ਸਬਦਿ  
 ਰਪੈ ਰੰਗੁ ਲਾਇ ॥ ਸਾਚਿ ਰਤਉ ਪਤਿ ਸਿਉ ਘਰਿ ਜਾਇ ॥ ਸਾਚ  
 ਸਬਦ ਬਿਨੁ ਪਤਿ ਨਹੀ ਪਾਵੈ ॥ ਨਾਨਕ ਬਿਨੁ ਨਾਵੈ ਕਿਉ ਸਾਚਿ  
 ਸਮਾਵੈ ॥੩੦॥ ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ  
 ਭਵਜਲੁ ਤਰੀਐ ਸਚ ਸੁਧੀ ॥ ਗੁਰਮੁਖਿ ਸਰ ਅਪਸਰ ਬਿਧਿ  
 ਜਾਣੈ ॥ ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥ ਗੁਰਮੁਖਿ  
 ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥  
 ਨਾਮੇ ਰਾਤੇ ਹਉਮੈ ਜਾਇ ॥ ਨਾਮਿ ਰਤੇ ਸਚਿ ਰਹੇ ਸਮਾਇ ॥ ਨਾਮਿ  
 ਰਤੇ ਜੋਗ ਜੁਗਤਿ ਬੀਚਾਰੁ ॥ ਨਾਮਿ ਰਤੇ ਪਾਵਹਿ ਮੋਖ ਦੁਆਰੁ ॥

ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ  
 ਹੋਇ ॥੩੨॥ ਨਾਮਿ ਰਤੇ ਸਿਧ ਗੋਸਟਿ ਹੋਇ ॥ ਨਾਮਿ ਰਤੇ ਸਦਾ  
 ਤਪੁ ਹੋਇ ॥ ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ  
 ਗਿਆਨ ਬੀਚਾਰੁ ॥ ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ  
 ਰਤੇ ਤਿਨ ਕਉ ਜੈਕਾਰੁ ॥੩੩॥ ਪੂਰੇ ਗੁਰ ਤੇ ਨਾਮੁ ਪਾਇਆ  
 ਜਾਇ ॥ ਜੋਗ ਜੁਗਤਿ ਸਚਿ ਰਹੈ ਸਮਾਇ ॥ ਬਾਰਹ ਮਹਿ ਜੋਗੀ  
 ਭਰਮਾਏ ਸੰਨਿਆਸੀ ਛਿਅ ਚਾਰਿ ॥ ਗੁਰ ਕੈ ਸਬਦਿ ਜੋ ਮਰਿ ਜੀਵੈ  
 ਸੋ ਪਾਏ ਮੋਖ ਦੁਆਰੁ ॥ ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ  
 ਬੀਚਾਰਿ ॥ ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ  
 ਧਾਰਿ ॥੩੪॥ ਗੁਰਮੁਖਿ ਰਤਨੁ ਲਹੈ ਲਿਵ ਲਾਇ ॥ ਗਰਮੁਖਿ

ਪਰਖੈ ਰਤਨੁ ਸੁਭਾਇ ॥ ਗੁਰਮੁਖਿ ਸਾਚੀ ਕਾਰ ਕਮਾਇ ॥ ਗੁਰਮੁਖਿ  
 ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥  
 ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥ ਗੁਰਮੁਖਿ ਨਾਮੁ ਦਾਨੁ  
 ਇਸਨਾਨੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਪਾਵੈ  
 ਦਰਗਹ ਮਾਨੁ ॥ ਗੁਰਮੁਖਿ ਭਉ ਭੰਜਨੁ ਪਰਧਾਨੁ ॥ ਗੁਰਮੁਖਿ  
 ਕਰਣੀ ਕਾਰ ਕਰਾਏ ॥ ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥  
 ਗੁਰਮੁਖਿ ਸਾਸਤ੍ਰੁ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ ਘਟਿ ਘਟਿ  
 ਭੇਦ ॥ ਗੁਰਮੁਖਿ ਵੈਰ ਵਿਰੋਧ ਗਵਾਵੈ ॥ ਗੁਰਮੁਖਿ ਸਗਲੀ ਗਣਤ  
 ਮਿਟਾਵੈ ॥ ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥ ਨਾਨਕ ਗੁਰਮੁਖਿ  
 ਖਸਮੁ ਪਛਾਤਾ ॥੩੭॥ ਬਿਨੁ ਗੁਰ ਭਰਮੈ ਆਵੈ ਜਾਇ ॥ ਬਿਨੁ ਗੁਰ

ਘਾਲ ਨ ਪਵਈ ਥਾਇ ॥ ਬਿਨੁ ਗੁਰ ਮਨੂਆ ਅਤਿ ਡੋਲਾਇ ॥  
 ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ ਬਿਨੁ ਗੁਰ ਬਿਸੀਅਰੁ ਡਸੈ  
 ਮਰਿ ਵਾਟ ॥ ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥ ਜਿਸੁ ਗੁਰੁ  
 ਮਿਲੈ ਤਿਸੁ ਪਾਰਿ ਉਤਾਰੈ ॥ ਅਵਗਾਣ ਮੇਟੈ ਗੁਣਿ ਨਿਸਤਾਰੈ ॥  
 ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥ ਗੁਰਮੁਖਿ ਕਦੇ ਨ ਆਵੈ  
 ਹਾਰਿ ॥ ਤਨੁ ਹਟੜੀ ਇਹੁ ਮਨੁ ਵਣਜਾਰਾ ॥ ਨਾਨਕ ਸਹਜੇ ਸਚੁ  
 ਵਾਪਾਰਾ ॥੩੯॥ ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ ਲੰਕਾ ਲੂਟੀ  
 ਦੈਤ ਸੰਤਾਪੈ ॥ ਰਾਮਚੰਦਿ ਮਾਰਿਓ ਅਹਿ ਰਾਵਣੁ ॥ ਭੇਦੁ ਬਭੀਖਣ  
 ਗੁਰਮੁਖਿ ਪਰਚਾਇਣੁ ॥ ਗੁਰਮੁਖਿ ਸਾਇਰਿ ਪਾਹਣ ਤਾਰੇ ॥  
 ਗੁਰਮੁਖਿ ਕੌਟਿ ਤੇਤੀਸ ਉਧਾਰੇ ॥੪੦॥ ਗੁਰਮੁਖਿ ਚੁਕੈ ਆਵਣ

ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ  
 ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ  
 ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥  
 ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥  
 ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥  
 ਗੁਰਮੁਖਿ ਸਾਚਿ ਨਾਮਿ ਪਤਿ ਉਤਮ ਹੋਇ ॥ ਨਾਨਕ ਗੁਰਮੁਖਿ  
 ਸਗਲ ਭਵਣ ਕੀ ਸੋਝੀ ਹੋਇ ॥੪੨॥ ਕਵਣ ਮੂਲੁ ਕਵਣ ਮਤਿ  
 ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ  
 ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ  
 ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥ ਪਵਨ

ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥  
 ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ  
 ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ  
 ਅਗਨਿ ਨਿਵਾਰੀ ॥੪੪॥ ਮੈਣ ਕੇ ਦੰਤ ਕਿਉ ਖਾਈਐ ਸਾਰੁ ॥  
 ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ  
 ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ  
 ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ  
 ਸਮਾਵੈ ॥੪੫॥ ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ  
 ਹੋਵੈ ॥ ਜਗੁ ਕਰੜਾ ਮਨਮੁਖੁ ਰਾਵਾਰੁ ॥ ਸਬਦੁ ਕਮਾਈਐ  
 ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ

ਮਰੈ ਸਤਿਗੁਰ ਕੈ ਭਾਣੈ ॥੪੬॥ ਸਚ ਭੈ ਰਾਤਾ ਗਰਬੁ ਨਿਵਾਰੈ ॥  
 ਏਕੋ ਜਾਤਾ ਸਬਦੁ ਵੀਚਾਰੈ ॥ ਸਬਦੁ ਵਸੈ ਸਚੁ ਅੰਤਰਿ ਹੀਆ ॥  
 ਤਨੁ ਮਨੁ ਸੀਤਲੁ ਰੰਗਿ ਰੰਗੀਆ ॥ ਕਾਮੁ ਕ੍ਰੋਧੁ ਬਿਖੁ ਅਗਨਿ  
 ਨਿਵਾਰੇ ॥ ਨਾਨਕ ਨਦਰੀ ਨਦਰਿ ਪਿਆਰੇ ॥੪੭॥ ਕਵਨ ਮੁਖਿ  
 ਚੰਦੁ ਹਿਵੈ ਘਰੁ ਛਾਇਆ ॥ ਕਵਨ ਮੁਖਿ ਸੂਰਜੁ ਤਪੈ ਤਪਾਇਆ ॥  
 ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ ਗੁਰਮੁਖਿ ਪਤਿ  
 ਰਹੈ ॥ ਕਵਨੁ ਜੋਧੁ ਜੋ ਕਾਲੁ ਸੰਘਾਰੈ ॥ ਬੋਲੈ ਬਾਣੀ ਨਾਨਕੁ  
 ਬੀਚਾਰੈ ॥੪੮॥ ਸਬਦੁ ਭਾਖਤ ਸਸਿ ਜੋਤਿ ਅਪਾਰਾ ॥ ਸਸਿ ਘਰਿ  
 ਸੂਰੁ ਵਸੈ ਮਿਟੈ ਅੰਧਿਆਰਾ ॥ ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥  
 ਆਪੇ ਪਾਰਿ ਉਤਾਰਣਹਾਰਾ ॥ ਗੁਰ ਪਰਚੈ ਮਨੁ ਸਾਚਿ ਸਮਾਇ ॥

ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥ ਨਾਮ ਤਤੁ ਸਭ ਹੀ ਸਿਰਿ  
 ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ ਤਤੇ ਤਤੁ ਮਿਲੈ ਮਨੁ  
 ਮਾਨੈ ॥ ਦੂਜਾ ਜਾਇ ਇਕਤੁ ਘਰਿ ਆਨੈ ॥ ਬੋਲੈ ਪਵਨਾ ਗਗਨੁ  
 ਗਰਜੈ ॥ ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥ ਅੰਤਰਿ ਸੁੰਨੰ  
 ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ  
 ਕਉ ਪਾਪੁ ਨ ਪੁੰਨੰ ॥ ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ  
 ਪੁਰਖੁ ਨਿਰੰਜਨ ਦੇਉ ॥ ਜੋ ਜਨੁ ਨਾਮ ਨਿਰੰਜਨ ਰਾਤਾ ॥ ਨਾਨਕ  
 ਸੋਈ ਪੁਰਖੁ ਬਿਧਾਤਾ ॥੫੧॥ ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ  
 ਸੁੰਨੁ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ ॥ ਜਿਸ ਤੇ ਉਪਜੇ  
 ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥

ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥ ਨਉ ਸਰ ਸੁਭਰ ਦਸਵੈ  
 ਪੂਰੇ ॥ ਤਹ ਅਨਹਤ ਸੁੰਨ ਵਜਾਵਹਿ ਤੂਰੇ ॥ ਸਾਚੈ ਰਾਚੇ ਦੇਖਿ  
 ਹਜੂਰੇ ॥ ਘਟਿ ਘਟਿ ਸਾਚੁ ਰਹਿਆ ਭਰਪੂਰੇ ॥ ਗੁਪਤੀ ਬਾਣੀ  
 ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥੫੩॥ ਸਹਜ  
 ਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ  
 ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ ਗੁਰ  
 ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ  
 ਭ੍ਰਾਤੇ ॥੫੪॥ ਕੁਬਦਿ ਚਵਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂੜੈ  
 ਚੋਟਾ ਖਾਇ ॥ ਜਮ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ  
 ਪਤਿ ਸਾਖੈ ॥ ਕਿਉ ਕਰਿ ਬੂੜੈ ਪਾਵੈ ਪਾਚੁ ॥ ਨਾਨਕ ਮਨਮੁਖਿ ਨ

ਬੁੜੈ ਗਵਾਰੁ ॥੫੫॥ ਕੁਬੁਧਿ ਮਿਟੈ ਗੁਰ ਸਬਦੁ ਬੀਜਾਰਿ ॥  
 ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ  
 ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥ ਮਾਨੈ ਹੁਕਮੁ ਸਭੇ ਗੁਣ  
 ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥੫੬॥ ਸਾਚੁ ਵਖਰੁ ਧਨੁ  
 ਪਲੈ ਹੋਇ ॥ ਆਪਿ ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂੜੈ ਪਤਿ  
 ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ  
 ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥੫੭॥ ਸੁ ਸਬਦ ਕਾ ਕਹਾ  
 ਵਾਸੁ ਕਬੀਅਲੇ ਜਿਤੁ ਤਰੀਐ ਭਵਜਲੁ ਸੰਸਾਰੇ ॥ ਤ੍ਰੈ ਸਤ ਅੰਗੁਲ  
 ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੇ ॥ ਬੋਲੈ ਖੋਲੈ ਅਸਥਿਰੁ  
 ਹੋਵੈ ਕਿਉ ਕਰਿ ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ

ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ  
 ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ  
 ਸਮਾਏ ॥੫੮॥ ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ  
 ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ  
 ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ  
 ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੁ ਮੰਨਿ  
 ਵਸਾਏ ॥ ਸਬਦਿ ਗੁਰੂ ਭਵ ਸਾਗਰੁ ਤਰੀਐ ਇਤ ਉਤ ਏਕੋ  
 ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ  
 ਪਛਾਣੈ ॥੫੯॥ ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ  
 ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥ ਤ੍ਰੈ

ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ  
 ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥ ਸੁਖਮਨਾ  
 ਇੜਾ ਪਿੰਗੁਲਾ ਬੂੜੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ  
 ਉਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥ ਮਨ ਕਾ ਜੀਉ  
 ਪਵਨੁ ਕਬੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਦਾ  
 ਕਵਨ ਅਉਧੂ ਸਿਧ ਕੀ ਕਵਨ ਕਮਾਈ ॥ ਬਿਨੁ ਸਬਦੈ ਰਸੁ ਨ  
 ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤ ਰਸੁ  
 ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ  
 ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ ਸੁਖੁ ਸਮ ਕਰਿ  
 ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥ ਰੰਗਿ ਨ ਰਾਤਾ ਰਸਿ

ਨਹੀ ਮਾਤਾ ॥ ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥ ਬਿੰਦੁ ਨ  
 ਰਾਖਿਆ ਸਬਦੁ ਨ ਭਾਖਿਆ ॥ ਪਵਨੁ ਨ ਸਾਧਿਆ ਸਚੁ ਨ  
 ਅਰਾਧਿਆ ॥ ਅਕਥ ਕਥਾ ਲੇ ਸਮ ਕਰਿ ਰਹੈ ॥ ਤਉ ਨਾਨਕ  
 ਆਤਮ ਰਾਮ ਕਉ ਲਹੈ ॥੯੨॥ ਗੁਰ ਪਰਸਾਦੀ ਰੰਗੇ ਰਾਤਾ ॥  
 ਅੰਮ੍ਰਿਤੁ ਪੀਆ ਸਾਚੇ ਮਾਤਾ ॥ ਗੁਰ ਵੀਚਾਰੀ ਅਗਨਿ ਨਿਵਾਰੀ ॥  
 ਅਪਿਉ ਪੀਓ ਆਤਮ ਸੁਖੁ ਧਾਰੀ ॥ ਸਚੁ ਅਰਾਧਿਆ ਗੁਰਮੁਖਿ  
 ਤਰੁ ਤਾਰੀ ॥ ਨਾਨਕ ਬੂੜੈ ਕੋ ਵੀਚਾਰੀ ॥੯੩॥ ਇਹੁ ਮਨੁ ਮੈਗਲੁ  
 ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ ਕਹਾ ਬਸੈ ਸੁ ਸਬਦੁ  
 ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ  
 ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ

ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ ਪਛਾਣੈ  
 ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ  
 ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥ ਇਹੁ ਮਨੁ  
 ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ  
 ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ  
 ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥  
 ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ  
 ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ ਆਖੈ ਸਚੁ  
 ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥ ਜਾ ਇਹੁ ਹਿਰਦਾ  
 ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥ ਨਾਭਿ ਕਮਲ ਅਸਥੰਭੁ ਨ

ਹੋਤੇ ਤਾ ਪਵਨੁ ਕਵਨ ਘਰਿ ਸਹਤਾ ॥ ਰੂਪੁ ਨ ਹੋਤੇ ਰੇਖ ਨ ਕਾਈ  
 ਤਾ ਸਬਦਿ ਕਹਾ ਲਿਵ ਲਾਈ ॥ ਰਕਤੁ ਬਿੰਦੁ ਕੀ ਮੜੀ ਨ ਹੋਤੀ  
 ਮਿਤਿ ਕੀਮਤਿ ਨਹੀ ਪਾਈ ॥ ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ  
 ਕਰਿ ਜਾਪਸਿ ਸਾਚਾ ॥ ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੇ  
 ਸਾਚਾ ॥੬੯॥ ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ  
 ਬੈਰਾਗੀ ॥ ਨਾਭਿ ਕਮਲੁ ਅਸਥੰਭੁ ਨ ਹੋਤੇ ਤਾ ਨਿਜ ਘਰਿ ਬਸਤਉ  
 ਪਵਨੁ ਅਨਰਾਗੀ ॥ ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ  
 ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ ਗਉਨੁ ਗਗਨੁ ਜਬ ਤਬਹਿ  
 ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ ਵਰਨੁ ਭੇਖੁ ਅਸਰੂਪੁ  
 ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ ਸੂਚਾ ਕੋ ਨਾਹੀ ਨਾਨਕ

ਅਕਥ ਕਹਾਣੀ ॥੬੭॥ ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ  
 ਕਿਤੁ ਕਿਤੁ ਦੁਖਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ  
 ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਰਿਆਨੁ  
 ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ  
 ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮੇ ਨਾਮਿ ਰਹੈ ਬੈਰਾਗੀ ਸਾਚੁ  
 ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ  
 ਰਿਦੈ ਬੀਚਾਰੇ ॥੬੮॥ ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥  
 ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ  
 ਬੂੜੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ  
 ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ

ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ  
 ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ  
 ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ  
 ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥  
 ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ  
 ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥  
 ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋ  
 ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ  
 ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੈ ਰਾਤੇ  
 ਅਨਦਿਨੁ ਮਾਤੇ ਨਾਮੈ ਤੈ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ

ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ  
 ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ  
 ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ  
 ਮੁਕਤਿ ਨ ਹੋਈ ॥੧੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ  
 ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ  
 ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥  
 ਮਾਰਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥  
 ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ  
 ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੧੩॥੧॥ ☆

## ਅਨੰਦੁ ਸਾਹਿਬ

ਰਾਮਕਲੀ ਮਹਲਾ ੩ ਅਨੰਦੁ ੧੭ੴ ਸਤਿਗੁਰ ਪ੍ਰਸਾਦਿ ॥  
ਅਨੰਦੁ ਭਇਆ ਮੇਰੀ ਮਾਈ ਸਤਿਗੁਰੂ ਮੈ ਪਾਇਆ ॥ ਸਤਿਗੁਰੁ  
ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ  
ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੇ ਤ  
ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ  
ਹੋਆ ਸਤਿਗੁਰੂ ਮੈ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ  
ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ  
 ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ  
 ਮੇਰੇ ਸਦਾ ਰਹੁ ਹਰਿ ਨਾਲੇ ॥੨॥ ਸਾਚੇ ਸਾਹਿਬਾ ਕਿਆ ਨਾਹੀ ਘਰਿ  
 ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਈ ॥ ਸਦਾ  
 ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਈ ॥ ਨਾਮੁ ਜਿਨ ਕੈ ਮਨਿ  
 ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ  
 ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੇ ॥ ਸਾਚੁ ਨਾਮੁ  
 ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ  
 ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ  
 ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ  
 ਮੇਰਾ ਆਧਾਰੋ ॥੪॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਰੈ ॥ ਘਰਿ  
 ਸਭਾਰੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ  
 ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ  
 ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ  
 ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਸਾਚੀ ਲਿਵੈ ਬਿਨੁ ਦੇਹ  
 ਨਿਮਾਣੀ ॥ ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥  
 ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ  
 ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ  
 ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ ਆਨੰਦੁ ਆਨੰਦੁ ਸਭੁ

ਕੋ ਕਰੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ  
 ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ  
 ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ  
 ਕਾ ਸਬਦੁ ਸਚੈ ਸਵਾਰਿਆ ॥ ਕਰੈ ਨਾਨਕੁ ਏਹੁ ਅਨੰਦੁ ਹੈ ਆਨੰਦੁ  
 ਗੁਰ ਤੇ ਜਾਣਿਆ ॥੧॥ ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥  
 ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥  
 ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ  
 ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ  
 ਭਾਵਏ ॥ ਕਰੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥  
 ਮਾਛਹੁ ਸੰਤ ਪਿਆਰਿਹੋ ਅਕਬ ਕੀ ਕਰਹ ਕਾਨੀ ॥ ਕਰ

ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ  
 ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ  
 ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ  
 ਕਬਿਹੁ ਅਕਥ ਕਹਾਣੀ ॥੬॥ ਏ ਮਨ ਚੰਚਲਾ ਚਤੁਰਾਈ ਕਿਨੈ  
 ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ  
 ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥  
 ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥  
 ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ  
 ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ ਏ ਮਨ  
 ਪਿਆਰਿਆ ਤੁ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤ ਜਿ ਦੇਖਦਾ

ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ  
 ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ  
 ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥  
 ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ ਅਗਾਮ  
 ਅਗੋਚਰਾ ਤੇਰਾ ਅੰਤੁ ਨ ਪਾਇਆ ॥ ਅੰਤੋ ਨ ਪਾਇਆ ਕਿਨੈ ਤੇਰਾ  
 ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ  
 ਕੋ ਆਖਿ ਵਖਾਣੈ ॥ ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ  
 ਉਪਾਇਆ ॥ ਕਹੈ ਨਾਨਕੁ ਤੂ ਸਦਾ ਅਰੰਮੁ ਹੈ ਤੇਰਾ ਅੰਤੁ ਨ  
 ਪਾਇਆ ॥੧੨॥ ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ  
 ਗਰ ਤੇ ਪਾਇਆ ॥ ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ

ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ  
 ਪਰਸਣਿ ਆਇਆ ॥ ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ  
 ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ  
 ਗੁਰ ਤੇ ਪਾਇਆ ॥੧੩॥ ਭਗਤਾ ਕੀ ਚਾਲ ਨਿਰਾਲੀ ॥ ਚਾਲਾ  
 ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ ਲੋਭੁ  
 ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ਖੰਨਿਅਹੁ ਤਿਖੀ  
 ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ ਗੁਰ ਪਰਸਾਦੀ ਜਿਨੀ ਆਪੁ  
 ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ  
 ਜੁਗਹੁ ਜੁਗੁ ਨਿਰਾਲੀ ॥੧੪॥ ਜਿਉ ਤੂ ਚਲਾਇਹਿ ਤਿਵ ਚਲਹ  
 ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ

ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ  
 ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਥਾ  
 ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ  
 ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥ ਏਹੁ ਸੋਹਿਲਾ  
 ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥  
 ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥  
 ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥  
 ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ  
 ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ  
 ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ

ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ  
 ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ  
 ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ  
 ਸਹਜੁ ਨ ਉਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ  
 ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ  
 ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ  
 ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ  
 ਸਹਸਾ ਇਵ ਜਾਇ ॥੧੮॥ ਜੀਅਹੁ ਮੈਲੇ ਬਾਹਰਹੁ ਨਿਰਮਲ ॥  
 ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥  
 ਏਹ ਤਿਸਨਾ ਵੱਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ

ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥  
 ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ  
 ਹਾਰਿਆ ॥੧੯॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ  
 ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥  
 ਕੂੜ ਕੀ ਸੋਇ ਪਹੁੰਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ  
 ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ  
 ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥ ਜੇ ਕੋ ਸਿਖੁ ਗੁਰੂ ਸੇਤੀ  
 ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ  
 ਨਾਲੇ ॥ ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥  
 ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਈ ॥

ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥ ਜੇ ਕੋ  
 ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ  
 ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ  
 ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ  
 ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ  
 ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥ ਆਵਹੁ  
 ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ  
 ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ  
 ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ  
 ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ

ਏਹ ਸਚੀ ਬਾਣੀ ॥੨੩॥ ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥  
 ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ  
 ਸੁਣਦੇ ਕਚੇ ਕਚੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ  
 ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ  
 ਮਾਇਆ ਬੋਲਨਿ ਪਈ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ  
 ਹੋਰ ਕਚੀ ਬਾਣੀ ॥੨੪॥ ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ  
 ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥  
 ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ  
 ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ ਸਬਦੁ ਰਤਨੁ  
 ਹੈ ਹੀਰਾ ਜਿਤੁ ਜੜਾਉ ॥੨੫॥ ਸਿਵ ਸਕਤਿ ਆਪਿ ਉਪਾਇ ਕੈ

ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ  
 ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ  
 ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ  
 ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੯॥  
 ਸਿਮ੍ਰਿਤਿ ਸਾਸਤ੍ਰੁ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ  
 ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ  
 ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ  
 ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥  
 ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ  
 ਜਾਗਤ ਰੈਣਿ ਵਿਹਾਣੀ ॥੨੧॥ ਮਾਤਾ ਕੇ ਉਦਰ ਮਹਿ ਪ੍ਰਤਿਪਾਲ

ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵੱਡੁ  
 ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ  
 ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ  
 ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵੱਡੁ ਦਾਤਾ ਸੋ  
 ਕਿਉ ਮਨਹੁ ਵਿਸਾਰੀਐ ॥ ੨੮ ॥ ਜੈਸੀ ਅਗਨਿ ਉਦਰ ਮਹਿ ਤੈਸੀ  
 ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ  
 ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ  
 ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ  
 ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੇਹੁ ਉਪਜੈ ਭਾਉ  
 ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ

ਤਿਨੀ ਵਿਚੇ ਮਾਇਆ ਪਾਇਆ ॥੨੯॥ ਹਰਿ ਆਪਿ ਅਮੁਲਕੁ ਹੈ  
 ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ  
 ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ  
 ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ  
 ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ  
 ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥ ਹਰਿ ਰਾਸਿ ਮੇਰੀ ਮਨੁ  
 ਵਣਜਾਰਾ ॥ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ  
 ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥  
 ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ  
 ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥ ਏ ਰਸਨਾ ਤੂ ਅਨ

ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ  
 ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ  
 ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ ਹਰਿ  
 ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ  
 ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥  
 ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ  
 ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ  
 ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ  
 ਜਗਤੁ ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ  
 ਚਲਤੁ ਨਦਰੀ ਆਇਆ ॥ ਕਹੈ ਨਾਨਕੁ ਸਿਸਟਿ ਕਾ ਮੁਲੁ ਰਚਿਆ

ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ ਮਨਿ ਚਾਉ  
 ਭਇਆ ਪ੍ਰਭ ਆਗਮੁ ਸੁਣਿਆ ॥ ਹਰਿ ਮੰਗਲੁ ਗਾਉ ਸਖੀ ਗ੍ਰਹ  
 ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੌਗੁ ਦੂਖ  
 ਨ ਵਿਆਪਏ ॥ ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰ  
 ਜਾਪਏ ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ  
 ਰਸੁ ਭੋਗੋ ॥ ਕਹੈ ਨਾਨਕੁ ਪ੍ਰਭ ਆਪਿ ਮਿਲਿਆ ਕਰਣ ਕਾਰਣ  
 ਜੋਗੋ ॥੩੪॥ ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ  
 ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ  
 ਤੂ ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ ਸੋ  
 ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ

ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ  
 ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥ ਏ ਨੇਤ੍ਰਹੁ  
 ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ  
 ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥  
 ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ  
 ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ  
 ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰੁ ਅੰਧ  
 ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥ ਏ ਸ੍ਰਵਣਹੁ  
 ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ ਪਠਾਏ ਸਰੀਰਿ  
 ਲਾਏ ਸੁਣਹੁ ਸਤਿ ਬਾਣੀ ॥ ਜਿਤੁ ਸੁਣੀ ਮਨੁ ਤਨੁ ਹਰਿਆ ਹੋਆ

ਰਸਨਾ ਰਸਿ ਸਮਾਣੀ ॥ ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ  
 ਨ ਜਾਏ ॥ ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰੁ ਹੋਵਹੁ ਸਾਚੈ  
 ਸੁਨਣੈ ਨੋ ਪਠਾਏ ॥੩੭॥ ਹਰਿ ਜੀਉ ਗੁਢਾ ਅੰਦਰਿ ਰਖਿ ਕੈ ਵਾਜਾ  
 ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ  
 ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ  
 ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ  
 ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ  
 ਹਰਿ ਪਿਆਰੈ ਜੀਉ ਗੁਢਾ ਅੰਦਰਿ ਰਖਿ ਕੈ ਵਾਜਾ ਪਵਣੁ  
 ਵਜਾਇਆ ॥੩੮॥ ਏਹੁ ਸਾਚਾ ਸੋਹਿਲਾ ਸਾਚੈ ਘਰਿ ਰਾਵਹੁ ॥  
 ਰਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ ਸਚੋ

ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥ ਇਹੁ  
 ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ ਕਹੈ  
 ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥ ਅਨਦੁ ਸੁਣਹੁ  
 ਵਡਭਾਰੀਹੋ ਸਰਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ  
 ਉਤਰੇ ਸਰਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ  
 ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ  
 ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ  
 ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥ \*

੧੭ ਸਤਿਗੁਰ ਪ੍ਰਸਾਦਿ ॥

## ਗਊੜੀ ਬਾਵਨ ਅਖਰੀ ਮਹਲਾ ੫ ॥

ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ  
ਪਰਮੇਸ਼ੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ  
ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ  
ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ  
ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ  
ਪ੍ਰਾਪਨ ਅਪਰੰਪਤਾ ॥ ਤਾਤਦੇਵ ਕਤੜਾ ਸਕਿ ਪਾਪ ਗਾਲਾ ਸਾਸਦੇਵ

ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ  
 ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲ  
 ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ  
 ਸਤਿਗੁਰੁ ਪਾਰਬ੍ਰਹਮੁ ਪਰਮੇਸ਼ਰੁ ਗੁਰਦੇਵ ਨਾਨਕ ਹਰਿ  
 ਨਮਸਕਰਾ ॥੧॥ ਸਲੋਕੁ ॥ ਆਪਹਿ ਕੀਆ ਕਰਾਇਆ ਆਪਹਿ  
 ਕਰਨੈ ਜੋਗੁ ॥ ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ  
 ਹੋਗੁ ॥੧॥ ਪਉੜੀ ॥ ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ  
 ਮਧਿ ਅੰਤਿ ਨਿਰੰਕਾਰੰ ॥ ਆਪਹਿ ਸੁਨ ਆਪਹਿ ਸੁਖ ਆਸਨ ॥  
 ਆਪਹਿ ਸੁਨਤ ਆਪ ਹੀ ਜਾਸਨ ॥ ਆਪਨ ਆਪੁ ਆਪਹਿ  
 ਉਪਾਇਓ ॥ ਆਪਹਿ ਬਾਪ ਆਪ ਹੀ ਮਾਇਓ ॥ ਆਪਹਿ ਸੁਖਮ

ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥੧॥ ਕਰਿ  
 ਕਿਰਪਾ ਪ੍ਰਭੁ ਦੀਨ ਦਇਆਲਾ ॥ ਤੇਰੇ ਸੰਤਨ ਕੀ ਮਨੁ ਹੋਇ  
 ਰਵਾਲਾ ॥ ਰਹਾਉ ॥ ਸਲੋਕੁ ॥ ਨਿਰੰਕਾਰ ਆਕਾਰ ਆਪਿ  
 ਨਿਰਗੁਨ ਸਰਗੁਨ ਏਕ ॥ ਏਕਹਿ ਏਕ ਬਖਾਨਨੋ ਨਾਨਕ ਏਕ  
 ਅਨੇਕ ॥੧॥ ਪਉੜੀ ॥ ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ  
 ਸੂਤਿ ਪਰੋਵਨਹਾਰਾ ॥ ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ ਨਿਰਗੁਨ  
 ਤੈ ਸਰਗੁਨ ਦ੍ਰਿਸਟਾਰੰ ॥ ਸਗਲ ਭਾਤਿ ਕਰਿ ਕਰਹਿ ਉਪਾਇਓ ॥  
 ਜਨਮ ਮਰਨ ਮਨ ਮੌਹੁ ਬਢਾਇਓ ॥ ਦੁਹੂ ਭਾਤਿ ਤੇ ਆਪਿ  
 ਨਿਰਾਰਾ ॥ ਨਾਨਕ ਅੰਤੁ ਨ ਪਾਰਾਵਾਰਾ ॥੨॥ ਸਲੋਕੁ ॥ ਸੇਈ ਸਾਹ  
 ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥ ਨਾਨਕ ਸਚੁ ਸਚਿ ਪਾਈਐ

ਤਿਹ ਸੰਤਨ ਕੈ ਪਾਸਿ ॥੧॥ ਪਵੜੀ ॥ ਸਸਾ ਸਤਿ ਸਤਿ ਸਤਿ  
 ਸੋਉ ॥ ਸਤਿ ਪੁਰਖ ਤੇ ਭਿੰ ਨ ਕੌਉ ॥ ਸੋਉ ਸਰਨਿ ਪਰੈ ਜਿਹ  
 ਪਾਯੰ ॥ ਸਿਮਰਿ ਸਿਮਰਿ ਗੁਨ ਰਾਇ ਸੁਨਾਯੰ ॥ ਸੰਸੈ ਭਰਮੁ ਨਹੀ  
 ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ ਸੋ ਸਾਧੁ  
 ਇਹ ਪਹੁਚਨਹਾਰਾ ॥ ਨਾਨਕ ਤਾ ਕੈ ਸਦ ਬਲਿਹਾਰਾ ॥੩॥  
 ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ ਨਾਮ  
 ਬਿਹੂਨੇ ਨਾਨਕਾ ਹੋਤ ਜਾਤ ਸਭ ਧੂਰ ॥੧॥ ਪਵੜੀ ॥ ਧਧਾ ਧੂਰਿ  
 ਪੁਨੀਤ ਤੇਰੇ ਜਨੂਆ ॥ ਧਨਿ ਤੇਉ ਜਿਹ ਰੁਚ ਇਆ ਮਨੂਆ ॥  
 ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਆ ਪ੍ਰੀਤਿ ਸਾਧ  
 ਰਜ ਰਾਚਹਿ ॥ ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ

ਕਤਹਿ ਨ ਜਾਹੂ ॥ ਜਾ ਕੈ ਹੀਐ ਦੀਓ ਪ੍ਰਭ ਨਾਮ ॥ ਨਾਨਕ ਸਾਧ  
 ਪੂਰਨ ਭਗਵਾਨ ॥੪॥ ਸਲੋਕ ॥ ਅਨਿਕ ਭੇਖ ਅਰੁ ਰਿਆਨ  
 ਧਿਆਨ ਮਨਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ ਕਿਰਪਾ  
 ਭਈ ਭਗਤੁ ਰਿਆਨੀ ਸੋਇ ॥੧॥ ਪਉੜੀ ॥ ਛੰਡਾ ਰਿਆਨੁ ਨਹੀ  
 ਮੁਖ ਬਾਤਉ ॥ ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥ ਰਿਆਨੀ  
 ਸੋਇ ਜਾ ਕੈ ਦਿੜ ਸੋਉ ॥ ਕਹਤ ਸੁਨਤ ਕਛੁ ਜੋਗੁ ਨ ਹੋਉ ॥  
 ਰਿਆਨੀ ਰਹਤ ਆਗਿਆ ਦਿੜੁ ਜਾ ਕੈ ॥ ਉਸਨ ਸੀਤ ਸਮਸਰਿ  
 ਸਭ ਤਾ ਕੈ ॥ ਰਿਆਨੀ ਤਤੁ ਗੁਰਮੁਖਿ ਬੀਜਾਰੀ ॥ ਨਾਨਕ ਜਾ  
 ਕਉ ਕਿਰਪਾ ਧਾਰੀ ॥੫॥ ਸਲੋਕੁ ॥ ਆਵਨ ਆਏ ਸ਼੍ਰੀਸਟਿ ਮਹਿ  
 ਬਿਨੁ ਬੁੜੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁੜੈ ਜਾ ਕੈ ਭਾਗ

ਮਥੋਰ ॥੧॥ ਪਉੜੀ ॥ ਯਾ ਜੁਗ ਮਹਿ ਏਕਹਿ ਕਉ ਆਇਆ ॥  
 ਜਨਮਤ ਮੋਹਿਓ ਮੋਹਨੀ ਮਾਇਆ ॥ ਗਰਭ ਕੁੰਟ ਮਹਿ ਉਰਧ ਤਪ  
 ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੂ ਰਹਤੇ ॥ ਉਰਝਿ ਪਰੇ ਜੋ  
 ਛੋਡਿ ਛਡਾਨਾ ॥ ਦੇਵਨਹਾਰੁ ਮਨਹਿ ਬਿਸਰਾਨਾ ॥ ਧਾਰਹੁ ਕਿਰਪਾ  
 ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੯॥  
 ਸਲੋਕੁ ॥ ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ  
 ਕੋਇ ॥ ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥  
 ਪਉੜੀ ॥ ਏਉ ਜੀਅ ਬਹੁਤੁ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ  
 ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥ ਆਪਨ ਮੋਹ ਘਟੇ  
 ਘਟਿ ਦੀਨੇ ॥ ਏ ਸਾਜਨ ਕਛੁ ਕਹਹੁ ਉਪਾਇਆ ॥ ਜਾ ਤੇ ਤਰਉ

ਬਿਖਮ ਇਹ ਮਾਇਆ ॥ ਕਰਿ ਕਿਰਪਾ ਸਤਸੰਗਿ ਮਿਲਾਏ ॥  
 ਨਾਨਕ ਤਾ ਕੈ ਨਿਕਟਿ ਨ ਮਾਏ ॥੭॥ ਸਲੋਕੁ ॥ ਕਿਰਤ ਕਮਾਵਨ  
 ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ  
 ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੯॥ ਪਉੜੀ ॥ ਏਕਹਿ  
 ਆਪਿ ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ  
 ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ ਆਪਿ  
 ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ ਜੋ ਜੋ ਕਰੈ ਸੋਊ  
 ਫੁਨਿ ਹੋਊ ॥ ਏਕਹਿ ਤੇ ਸਗਲਾ ਬਿਸਥਾਰਾ ॥ ਨਾਨਕ ਆਪਿ  
 ਸਵਾਰਨਹਾਰਾ ॥੮॥ ਸਲੋਕੁ ॥ ਰਾਚਿ ਰਹੇ ਬਨਿਤਾ ਬਿਨੋਦ ਕੁਸਮ  
 ਰੰਗ ਬਿਖ ਸੋਰ ॥ ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ

ਮੇਰ ॥੧॥ ਪਉੜੀ ॥ ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ  
 ਬੰਧਨ ਪਾਹਿ ॥ ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਉ  
 ਕਮਾਹਿ ॥ ਹਉ ਹਉ ਕਰਤੇ ਕਰਮ ਰਤ ਤਾ ਕੈ ਭਾਰੁ ਅਫਾਰ ॥  
 ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਉ ਕਰਮ ਬਿਕਾਰ ॥ ਬਾਧੇ  
 ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥ ਭ੍ਰਮ ਕੇ ਮੋਹੇ ਨਹ ਬੁਝਹਿ  
 ਸੋ ਪ੍ਰਭੁ ਸਦਹੂ ਸੰਗ ॥ ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ  
 ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ  
 ਬੁਧਿ ॥੯॥ ਸਲੋਕੁ ॥ ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥  
 ਜੋ ਰਾਤੇ ਰੰਗ ਏਕ ਕੈ ਨਾਨਕ ਗੁੜਾ ਰੰਗੁ ॥੧॥ ਪਉੜੀ ॥ ਰਾਰਾ  
 ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥

ਰੇ ਰੇ ਦਰਗਾਹ ਕਹੈ ਨ ਕੋਊ ॥ ਆਉ ਬੈਠੁ ਆਦਰੁ ਸੁਭ ਦੇਊ ॥  
 ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ  
 ਬਿਨਾਸਾ ॥ ਮਸਤਕਿ ਕਰਮੁ ਲਿਖਓ ਧੁਰਿ ਜਾ ਕੈ ॥ ਹਰਿ ਸੰਪੈ  
 ਨਾਨਕ ਘਰਿ ਤਾ ਕੈ ॥੧੦॥ ਸਲੋਕੁ ॥ ਲਾਲਚ ਝੂਠ ਬਿਕਾਰ ਮੋਹ  
 ਬਿਆਪਤ ਮੂੜੇ ਅੰਧ ॥ ਲਾਗਿ ਪਰੇ ਦੁਰਗੰਧ ਸਿਊ ਨਾਨਕ  
 ਮਾਇਆ ਬੰਧ ॥੧॥ ਪਉੜੀ ॥ ਲਲਾ ਲਪਟਿ ਬਿਖੈ ਰਸ ਰਾਤੇ ॥  
 ਅਹੰਬੁਧਿ ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ  
 ਮਰਨਾ ॥ ਜਿਊ ਜਿਊ ਹੁਕਮੁ ਤਿਵੈ ਤਿਊ ਕਰਨਾ ॥ ਕੋਊ ਉਨ  
 ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥ ਜਿਤੁ ਜਿਤੁ ਲਾਵਹੁ  
 ਤਿਤੁ ਤਿਤੁ ਲਗਨਾ ॥ ਨਾਨਕ ਠਾਕੁਰ ਸਦਾ ਅਲਿਪਨਾ ॥੧੧॥

ਸਲੋਕੁ ॥ ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥  
 ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ॥੧॥ ਪਉੜੀ ॥ ਲਲਾ  
 ਤਾ ਕੈ ਲਵੈ ਨ ਕੋਊ ॥ ਏਕਹਿ ਆਪਿ ਅਵਰ ਨਹ ਹੋਊ ॥  
 ਹੋਵਨਹਾਰੁ ਹੋਤ ਸਦ ਆਇਆ ॥ ਉਆ ਕਾ ਅੰਤੁ ਨ ਕਾਹੂ  
 ਪਾਇਆ ॥ ਕੀਟ ਹਸਤਿ ਮਹਿ ਪੂਰ ਸਮਾਨੇ ॥ ਪ੍ਰਗਟ ਪੁਰਖ ਸਭ  
 ਠਾਊ ਜਾਨੇ ॥ ਜਾ ਕਉ ਦੀਨੋ ਹਰਿ ਰਸੁ ਅਪਨਾ ॥ ਨਾਨਕ  
 ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥ ਸਲੋਕੁ ॥ ਆਤਮ ਰਸੁ  
 ਜਿਹ ਜਾਨਿਆ ਹਰਿ ਚੰਗ ਸਹਜੇ ਮਾਣੁ ॥ ਨਾਨਕ ਧਨਿ ਧਨਿ ਧੰਨਿ  
 ਜਨ ਆਏ ਤੇ ਪਰਵਾਣੁ ॥੧॥ ਪਉੜੀ ॥ ਆਇਆ ਸਫਲ ਤਾਹੂ  
 ਕੋ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ

ਸਾਂਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥ ਆਵਤ ਸੋ  
 ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥  
 ਏਕਹਿ ਆਵਨ ਫਿਰਿ ਜੋਨਿ ਨ ਆਇਆ ॥ ਨਾਨਕ ਹਰਿ ਕੈ  
 ਦਰਸਿ ਸਮਾਇਆ ॥੧੩॥ ਸਲੋਕੁ ॥ ਯਾਸੁ ਜਪਤ ਮਨਿ ਹੋਇ  
 ਅਨੰਦੁ ਬਿਨਸੈ ਦੂਜਾ ਭਾਉ ॥ ਦੂਖ ਦਰਦ ਤ੍ਰਿਸਨਾ ਬੁਝੈ ਨਾਨਕ  
 ਨਾਮਿ ਸਮਾਉ ॥੧॥ ਪਉੜੀ ॥ ਯਥਾ ਜਾਰਉ ਦੁਰਮਤਿ ਦੋਊ ॥  
 ਤਿਸਹਿ ਤਿਆਗਿ ਸੁਖ ਸਹਜੇ ਸੋਊ ॥ ਯਥਾ ਜਾਇ ਪਰਹੁ ਸੰਤ  
 ਸਰਨਾ ॥ ਜਿਹ ਆਸਰ ਇਆ ਭਵਜਲੁ ਤਰਨਾ ॥ ਯਥਾ ਜਨਮਿ  
 ਨ ਆਵੈ ਸੋਊ ॥ ਏਕ ਨਾਮ ਲੇ ਮਨਹਿ ਪਰੋਊ ॥ ਯਥਾ ਜਨਮੁ  
 ਨ ਹਾਰੀਐ ਗੁਰ ਪੂਰੇ ਕੀ ਟੇਕ ॥ ਨਾਨਕ ਤਿਹ ਸੁਖੁ ਪਾਇਆ ਜਾ

ਕੈ ਹੀਅਰੈ ਏਕ ॥੧੪॥ ਸਲੋਕੁ ॥ ਅੰਤਰਿ ਮਨ ਤਨ ਬਸਿ ਰਹੇ  
 ਈਤ ਉਤ ਕੇ ਮੀਤ ॥ ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ  
 ਨੀਤ ॥੧॥ ਪਉੜੀ ॥ ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ  
 ਸਹਾਈ ਹੋਇ ॥ ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਓ  
 ਸਭੁ ਕੋਇ ॥ ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ  
 ਕਛੁ ਸੰਗਿ ਨ ਲੀਆ ॥ ਐਸੀ ਸੰਚਿ ਜੁ ਬਿਨਸਤ ਨਾਹੀ ॥ ਪਤਿ  
 ਸੇਤੀ ਅਪੁਨੈ ਘਰਿ ਜਾਹੀ ॥ ਸਾਧਸੰਗਿ ਕਲਿ ਕੀਰਤਨੁ ਗਾਇਆ ॥  
 ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥ ਸਲੋਕੁ ॥ ਅਤਿ ਸੁੰਦਰ  
 ਕੁਲੀਨ ਚਤੁਰ ਮੁਖਿ ਝਿਆਨੀ ਧਨਵੰਤ ॥ ਮਿਰਤਕ ਕਹੀਅਹਿ  
 ਨਾਨਕਾ ਜਿਹ ਪ੍ਰੀਤਿ ਨਹੀ ਭਰਵੰਤ ॥੧॥ ਪਉੜੀ ॥ ਛੰਕਾ ਖਟੁ

ਸਾਸਤ੍ਰੁ ਹੋਇ ਛਿਆਤਾ ॥ ਪੂਰਕੁ ਕੁੰਭਕ ਰੇਚਕ ਕਰਮਾਤਾ ॥  
 ਛਿਆਨ ਧਿਆਨ ਤੀਰਥ ਇਸਨਾਨੀ ॥ ਸੋਮਪਾਕ ਅਪਰਸ  
 ਉਦਿਆਨੀ ॥ ਰਾਮ ਨਾਮ ਸੰਗਿ ਮਨਿ ਨਹੀਂ ਹੇਤਾ ॥ ਜੋ ਕਛੁ ਕੀਨੋ  
 ਸੋਉ ਅਨੇਤਾ ॥ ਉਆ ਤੇ ਉਤਮੁ ਗਨਉ ਚੰਡਾਲਾ ॥ ਨਾਨਕ ਜਿਹ  
 ਮਨਿ ਬਸਹਿ ਗੁਪਾਲਾ ॥੧੯॥ ਸਲੋਕੁ ॥ ਕੁੰਟ ਚਾਰਿ ਦਹ ਦਿਸਿ  
 ਭ੍ਰਮੇ ਕਰਮ ਕਿਰਤਿ ਕੀ ਰੇਖ ॥ ਸੂਖ ਦੂਖ ਮੁਕਤਿ ਜੋਨਿ ਨਾਨਕ  
 ਲਿਖਓ ਲੇਖ ॥੧॥ ਪਵੜੀ ॥ ਕਕਾ ਕਾਰਨ ਕਰਤਾ ਸੋਉ ॥  
 ਲਿਖਓ ਲੇਖੁ ਨ ਮੇਟਤ ਕੋਊ ॥ ਨਹੀਂ ਹੋਤ ਕਛੁ ਦੋਊ ਬਾਰਾ ॥  
 ਕਰਨੈਹਾਰੁ ਨ ਭੂਲਨਹਾਰਾ ॥ ਕਾਹੂ ਪੰਥੁ ਦਿਖਾਰੈ ਆਪੈ ॥ ਕਾਹੂ  
 ਉਦਿਆਨ ਭ੍ਰਮਤ ਪਛਤਾਪੈ ॥ ਆਪਨ ਖੇਲੁ ਆਪ ਹੀ ਕੀਨੋ ॥

ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥ ਸਲੋਕੁ ॥ ਖਾਤ ਖਰਚਤ  
 ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥ ਹਰਿ ਹਰਿ ਜਪਤ ਅਨੇਕ  
 ਜਨ ਨਾਨਕ ਨਾਹਿ ਸੁਮਾਰ ॥੧॥ ਪਉੜੀ ॥ ਖਖਾ ਖੂਨਾ ਕਛੁ ਨਹੀ  
 ਤਿਸੁ ਸੰਮ੍ਰਥ ਕੈ ਪਾਹਿ ॥ ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ  
 ਜਾਹਿ ॥ ਖਰਚੁ ਖਜਾਨਾ ਨਾਮ ਧਨੁ ਇਆ ਭਰਤਨ ਕੀ ਰਾਸਿ ॥  
 ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥ ਖੇਲਹਿ  
 ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥ ਸਦੀਵ ਗਾਨੀਵ  
 ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥ ਖੇਦੁ ਨ ਦੂਖੁ ਨ ਡਾਨੁ ਤਿਹ  
 ਜਾ ਕਉ ਨਦਰਿ ਕਰੀ ॥ ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ  
 ਪਰੀ ॥੧੮॥ ਸਲੋਕੁ ॥ ਗਾਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ

ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ  
 ਅਰੋਗਾ ॥੧॥ ਪਉੜੀ ॥ ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ  
 ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥  
 ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ  
 ਬੂੜੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ  
 ਪੈਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ  
 ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ  
 ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗਾ ॥੧੯॥  
 ਸਲੋਕੁ ॥ ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ  
 ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥ ਪਉੜੀ ॥ ਘਘਾ

ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ  
 ਹੋਵਨਾ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ  
 ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ ਘਾਲਿ  
 ਅਨਿਕ ਪਛਤਾਵਹਿ ॥ ਬਿਨੁ ਹਰਿ ਭਗਤਿ ਕਹਾ ਬਿਤਿ ਪਾਵਹਿ ॥  
 ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ  
 ਕਉ ਦੀਆ ॥੨੦॥ ਸਲੋਕੁ ॥ ਝਣਿ ਘਾਲੇ ਸਭ ਦਿਵਸ ਸਾਸ ਨਹ  
 ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮ ਮੋਹ ਨਾਨਕ  
 ਤੇਉ ਗਵਾਰ ॥੧॥ ਪਉੜੀ ॥ ਝੰਕਾ ਝ੍ਰਾਸੈ ਕਾਲੁ ਤਿਹ ਜੋ ਸਾਕਤ  
 ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ  
 ਚੀਨ ॥ ਇਆਨ ਧਿਆਨ ਤਾਹੁ ਕਉ ਆਏ ॥ ਕਰਿ ਕਿਰਪਾ ਜਿਹ

ਆਪਿ ਦਿਵਾਏ ॥ ਛਣਤੀ ਛਣੀ ਨਹੀ ਕੋਊ ਛੂਟੈ ॥ ਕਾਚੀ ਗਾਗਾਰਿ  
 ਸਰਪਰ ਛੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ ॥ ਪ੍ਰਗਟ ਭਏ  
 ਨਾਨਕ ਨਹ ਛਪਿਆ ॥ ੨੧ ॥ ਸਲੋਕੁ ॥ ਚਿਤਿ ਚਿਤਵਉ  
 ਚਰਣਾਰਬਿੰਦ ਉਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ  
 ਗੁਬਿੰਦ ਨਾਨਕ ਸੰਤ ਮਤਾਂਤ ॥ ੧ ॥ ਪਉੜੀ ॥ ਚਚਾ ਚਰਨ ਕਮਲ  
 ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ ਚਾਰਿ  
 ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ  
 ਪਾਇਓ ॥ ਚਾਰ ਬਿਚਾਰ ਬਿਨਸਿਓ ਸਭ ਦੂਆ ॥ ਸਾਧਸੰਗਿ ਮਨੁ  
 ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸ਼ਟੇਤਾ ॥ ਨਾਨਕ  
 ਗਿਆਨ ਅੰਜਨੁ ਜਿਹ ਨੇਤ੍ਰਾ ॥ ੨੨ ॥ ਸਲੋਕੁ ॥ ਛਾਤੀ ਸੀਤਲ

ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ  
 ਨਾਨਕ ਦਾਸ ਦਸਾਇ ॥੧॥ ਪਉੜੀ ॥ ਛਛਾ ਛੋਹਰੇ ਦਾਸ  
 ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ  
 ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ  
 ਚਤੁਰਾਈ ॥ ਸੰਤਨ ਕੀ ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ  
 ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥  
 ਸਲੋਕੁ ॥ ਜੋਰ ਜੁਲਮ ਛੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ  
 ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥ ਪਉੜੀ ॥ ਜਜਾ ਜਾਨੈ ਹਉ  
 ਕਛੁ ਹੁਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ  
 ਹਉ ਭਗਤੁ ਗਿਆਨੀ ॥ ਆਰੈ ਠਾਕੁਰਿ ਤਿਲੁ ਨਹੀ ਮਾਨੀ ॥

ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ  
 ਫਿਰਤਾ ॥ ਸਾਧਸੰਗਿ ਜਿਹ ਹਉਮੈ ਮਾਰੀ ॥ ਨਾਨਕ ਤਾ ਕਉ ਮਿਲੇ  
 ਮੁਰਾਰੀ ॥੨੪॥ ਸਲੋਕੁ ॥ ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ  
 ਆਰਾਧਿ ॥ ਕਾਰੂਾ ਤੁੜੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥  
 ਪਉੜੀ ॥ ਝੜਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ  
 ਬਿਉਹਾਰੋ ॥ ਝੂਰਤ ਝੂਰਤ ਸਾਕਤ ਮੂਆ ॥ ਜਾ ਕੈ ਰਿਦੈ ਹੋਤ ਭਾਉ  
 ਬੀਆ ॥ ਝਰਹਿ ਕਸੰਮਲ ਪਾਪ ਤੌਰੇ ਮਨੂਆ ॥ ਅੰਮ੍ਰਿਤ ਕਥਾ  
 ਸੰਤਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦੁਸਟਾਈ ॥ ਨਾਨਕ ਜਾ  
 ਕਉ ਕ੍ਰਿਪਾ ਗੁਸਾਈ ॥੨੫॥ ਸਲੋਕੁ ॥ ਵਤਨ ਕਰਹੁ ਤੁਮ ਅਨਿਕ  
 ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ

ਨਾਨਕ ਨਾਮ ਪਰੀਤਿ ॥੧॥ ਪਵੜੀ ॥ ਵੰਵਾ ਵਾਣਹੁ ਦਿੜ੍ਹ ਸਹੀ  
 ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਉਠਿ  
 ਸਿਧਾਰੇ ਕੇਤ ॥ ਵੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥  
 ਵਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ ਵਾਣਤ  
 ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ  
 ਜਿਹ ਹੋਵਹੁ ਸੁਪ੍ਰਸੰਨ ॥ ਵਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ  
 ਜੋਗ ॥ ਨਾਨਕ ਤਿਹ ਉਸਤਤਿ ਕਰਉ ਵਾਹੁ ਕੀਓ ਸੰਜੋਗ ॥੨੯॥  
 ਸਲੋਕੁ ॥ ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ  
 ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥ ਪਉੜੀ ॥ ਟਹਲ  
 ਕਰਹੁ ਤਉ ਏਕ ਕੀ ਜਾ ਤੇ ਬਿਖਾ ਨ ਕੋਇ ॥ ਮਨਿ ਤਨਿ ਮੁਖਿ

ਹੀਐ ਬਸੈ ਜੋ ਚਾਹਹੁ ਸੌ ਹੋਇ ॥ ਟਹਲ ਮਹਲ ਤਾ ਕਉ ਮਿਲੈ ਜਾ  
 ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ  
 ਦਇਆਲ ॥ ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖ ਨਾਹਿ ॥  
 ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ  
 ਜਾਉ ਸੰਤ ਸਦਕੈ ॥ ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥  
 ਸਲੋਕੁ ॥ ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥  
 ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥ ਪਉੜੀ ॥  
 ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ  
 ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਝੇ ॥ ਉਆ ਕੈ  
 ਕੁਸਲ ਨ ਕਤਹੂ ਹੂਏ ॥ ਠਾਂਫਿ ਪਰੀ ਸੰਤਹ ਸੰਗਿ ਬਸਿਆ ॥

ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ  
 ਭਾਇਆ ॥ ਨਾਨਕ ਉਆ ਕਾ ਮਨੁ ਸੀਤਲਾਇਆ ॥੨੯॥  
 ਸਲੋਕੁ ॥ ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥  
 ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥ ਪਉੜੀ ॥  
 ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ  
 ਸੰਜਮੇ ਗੁਰ ਕੈ ਸਬਦਿ ਪਛਾਨੁ ॥ ਇਆ ਡੇਰਾ ਕਉ ਸ੍ਰਮੁ ਕਰਿ  
 ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ ਉਆ ਡੇਰਾ ਕੀ ਸੋ  
 ਮਿਤਿ ਜਾਨੈ ॥ ਜਾ ਕਉ ਦਿਸਟਿ ਪੂਰਨ ਭਗਵਾਨੈ ॥ ਡੇਰਾ  
 ਨਿਹਚਲੁ ਸਚੁ ਸਾਧਸੰਗ ਪਾਇਆ ॥ ਨਾਨਕ ਤੇ ਜਨ ਨਹ  
 ਡੋਲਾਇਆ ॥੨੯॥ ਸਲੋਕੁ ॥ ਢਾਹਨ ਲਾਗੇ ਧਰਮ ਰਾਇ ਕਿਨਹਿ

ਨ ਘਾਲਉ ਬੰਧ ॥ ਨਾਨਕ ਉਥਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥  
 ਪਉੜੀ ॥ ਢੱਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥  
 ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ ਢੇਰੀ ਢਾਹਹੁ  
 ਸਾਧਸੰਗਿ ਅਹੰਬੁਧਿ ਬਿਕਰਾਲ ॥ ਸੁਖੁ ਪਾਵਹੁ ਸਹਜੇ ਬਸਹੁ  
 ਦਰਸਨੁ ਦੇਖਿ ਨਿਹਾਲ ॥ ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ  
 ਪਾਇ ॥ ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ ਢਹਤ  
 ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਫਾਹੇ  
 ਕਾਟਿਆ ਨਾਨਕ ਲੀਏ ਸਮਾਇ ॥੩੦॥ ਸਲੋਕੁ ॥ ਜਹ ਸਾਧੂ  
 ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥ ਣਾ ਹਉ ਣਾ ਤੂੰ ਣਹ  
 ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥ ਪਉੜੀ ॥ ਣਾਣਾ ਰਣ

ਤੇ ਸੀਝੀਐ ਆਤਮ ਜੀਤੈ ਕੋਇ ॥ ਹਉਮੈ ਅਨ ਸਿਉ ਲਰਿ ਮਰੈ  
 ਸੋ ਸੋਭਾ ਦੂ ਹੋਇ ॥ ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ  
 ਉਪਦੇਸ ॥ ਮਨੂਆ ਜੀਤੈ ਹਰਿ ਮਿਲੈ ਤਿਹ ਸੁਰਤਣ ਵੇਸ ॥ ਲਾ  
 ਕੋ ਜਾਣੈ ਆਪਣੈ ਏਕਹਿ ਟੇਕ ਅਧਾਰ ॥ ਰੈਣਿ ਦਿਣਸੁ ਸਿਮਰਤ  
 ਰਹੈ ਸੋ ਪ੍ਰਭੁ ਪੁਰਖੁ ਅਪਾਰ ॥ ਰੇਣ ਸਗਲ ਇਆ ਮਨੁ ਕਰੈ ਏਉ  
 ਕਰਮ ਕਮਾਇ ॥ ਹੁਕਮੈ ਬੁੜੈ ਸਦਾ ਸੁਖੁ ਨਾਨਕ ਲਿਖਿਆ  
 ਪਾਇ ॥੩੧॥ ਸਲੋਕੁ ॥ ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ  
 ਮਿਲਾਵੈ ਮੋਹਿ ॥ ਨਾਨਕ ਭ੍ਰਮ ਭਉ ਕਾਟੀਐ ਚੁਕੈ ਜਮ ਕੀ  
 ਜੋਹ ॥੧॥ ਪਉੜੀ ॥ ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ  
 ਗੋਬਿਦ ਰਾਇ ॥ ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ

ਜਾਇ ॥ ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ  
 ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥ ਤਾਹੂ ਸੰਗਿ  
 ਨ ਧਨੁ ਚਲੈ ਗਿਹ ਜੋਬਨ ਨਹ ਰਾਜ ॥ ਸੰਤਸੰਗਿ ਸਿਮਰਤ ਰਹਹੁ  
 ਇਹੈ ਤੁਹਾਰੈ ਕਾਜ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ  
 ਆਪ ॥ ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥  
 ਸਲੋਕੁ ॥ ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥  
 ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥ ਪਉੜੀ ॥  
 ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲ  
 ਛਲ ਕਰਹੁ ਮਾਇਆ ਏਕ ਉਪਾਵ ॥ ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ  
 ਪਰਹੁ ਗਾਵਾਰ ॥ ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥

ਖਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥ ਪ੍ਰੀਤਿ ਕਰਹੁ  
 ਸਦ ਏਕ ਸਿਉਂ ਇਆ ਸਾਚਾ ਅਸਨੇਹੁ ॥ ਕਾਰਨ ਕਰਨ ਕਰਾਵਨੋ  
 ਸਭ ਬਿਧਿ ਏਕੈ ਹਾਥ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ  
 ਨਾਨਕ ਜੰਤ ਅਨਾਥ ॥੩੩॥ ਸਲੋਕੁ ॥ ਦਾਸਹ ਏਕੁ ਨਿਹਾਰਿਆ  
 ਸਭੁ ਕਛੁ ਦੇਵਨਹਾਰ ॥ ਸਾਸਿ ਸਾਸਿ ਸਿਮਰਤ ਰਹਹਿ ਨਾਨਕ  
 ਦਰਸ ਅਧਾਰ ॥੧॥ ਪਉੜੀ ॥ ਦਦਾ ਦਾਤਾ ਏਕੁ ਹੈ ਸਭ ਕਉਂ  
 ਦੇਵਨਹਾਰ ॥ ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥  
 ਦੈਨਹਾਰੁ ਸਦ ਜੀਵਨਹਾਰਾ ॥ ਮਨ ਮੂਰਖ ਕਿਉਂ ਤਾਹਿ ਬਿਸਾਰਾ ॥  
 ਦੇਸੁ ਨਹੀਂ ਕਾਹੂ ਕਉਂ ਮੀਤਾ ॥ ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥  
 ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ

ਧ੍ਰਾਪੇ ॥੩੪॥ ਸਲੋਕੁ ॥ ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ  
 ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥  
 ਪਉੜੀ ॥ ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥ ਧੁਰ  
 ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥ ਧਨੁ ਸਾਚਾ  
 ਤੇਉ ਸਚ ਸਾਹਾ ॥ ਹਰਿ ਹਰਿ ਪੁੰਜੀ ਨਾਮ ਬਿਸਾਹਾ ॥ ਧੀਰਜੁ ਜਸੁ  
 ਸੋਭਾ ਤਿਹ ਬਨਿਆ ॥ ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥  
 ਗੁਰਮੁਖਿ ਜਿਹ ਘਟਿ ਰਹੇ ਸਮਾਈ ॥ ਨਾਨਕ ਤਿਹ ਜਨ ਮਿਲੀ  
 ਵਡਾਈ ॥੩੫॥ ਸਲੋਕੁ ॥ ਨਾਨਕ ਨਾਮੁ ਨਾਮੁ ਜਪੁ ਜਪਿਆ  
 ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ  
 ਸਾਧਸੰਗਿ ॥੧॥ ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ

ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਜੋ  
 ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ  
 ਹੋਤਾ ਤਾ ਕਹੁ ॥ ਨਾਮੁ ਮੰਤੁ ਗੁਰਿ ਦੀਨੋ ਜਾ ਕਹੁ ॥ ਨਿਧਿ ਨਿਧਾਨ  
 ਹਰਿ ਅੰਮ੍ਰਿਤ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥  
 ਸਲੋਕੁ ॥ ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ  
 ਬਿਕਾਰ ॥ ਨਾਨਕ ਸੋਉ ਆਰਾਧੀਐ ਅੰਤੁ ਨ ਪਾਰਾਵਾਰੁ ॥੧॥  
 ਪਉੜੀ ॥ ਪਪਾ ਪਰਮਿਤਿ ਪਾਚੁ ਨ ਪਾਇਆ ॥ ਪਤਿਤ ਪਾਵਨ  
 ਅਗਮ ਹਰਿ ਰਾਇਆ ॥ ਹੋਤ ਪੁਨੀਤ ਕੋਟ ਅਪਰਾਧੂ ॥ ਅੰਮ੍ਰਿਤ  
 ਨਾਮੁ ਜਪਹਿ ਮਿਲਿ ਸਾਧੂ ॥ ਪਰਪਚ ਧੋਹ ਮੋਹ ਮਿਟਨਾਈ ॥ ਜਾ  
 ਕਉ ਰਾਖਹੁ ਆਪਿ ਗੁਸਾਈ ॥ ਪਾਤਿਸਾਹੁ ਛਤੁ ਸਿਰ ਸੋਉ ॥

ਨਾਨਕ ਦੂਸਰ ਅਵਰੁ ਨ ਕੋਊ ॥੩੭॥ ਸਲੋਕੁ ॥ ਫਾਹੇ ਕਾਟੇ ਮਿਟੇ  
 ਰਾਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਬਿਤ ਪਾਈ  
 ਫਿਰਨ ਮਿਟੇ ਨਿਤ ਨੀਤ ॥੧॥ ਪਉੜੀ ॥ ਫਫਾ ਫਿਰਤ ਫਿਰਤ  
 ਤੂ ਆਇਆ ॥ ਦੂਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰਿ  
 ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ  
 ਫਾਸਾ ॥ ਫਿਰਿ ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ  
 ਜਪੁ ਸੋਈ ॥ ਕਰਹੁ ਕ੍ਰਿਪਾ ਪ੍ਰਭੁ ਕਰਨੈਹਾਰੇ ॥ ਮੇਲਿ ਲੇਹੁ ਨਾਨਕ  
 ਬੇਚਾਰੇ ॥੩੮॥ ਸਲੋਕੁ ॥ ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ  
 ਦਇਆਲ ਗੁਪਾਲ ॥ ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ  
 ਰਵਾਲ ॥੧॥ ਪਉੜੀ ॥ ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ ਬੈਸਨੋ

ਤੇ ਗੁਰਮੁਖਿ ਸੁਚ ਧਰਮਾ ॥ ਬੀਰਾ ਆਪਨ ਬੁਰਾ ਮਿਟਾਵੈ ॥ ਤਾਹੂ  
 ਬੁਰਾ ਨਿਕਟਿ ਨਹੀ ਆਵੈ ॥ ਬਾਧਿਓ ਆਪਨ ਹਉ ਹਉ ਬੰਧਾ ॥  
 ਦੋਸੁ ਦੇਤ ਆਗਾਹ ਕਉ ਅੰਧਾ ॥ ਬਾਤ ਚੀਤ ਸਭ ਰਹੀ ਸਿਆਨਪ ॥  
 ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥ ਸਲੋਕੁ ॥ ਭੈ ਭੰਜਨ  
 ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥ ਸੰਤਸੰਗ ਜਿਹ ਰਿਦ  
 ਬਸਿਓ ਨਾਨਕ ਤੇ ਨ ਭ੍ਰਮੇ ॥੧॥ ਪਉੜੀ ॥ ਭਭਾ ਭਰਮੁ ਮਿਟਾਵਹੁ  
 ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ ਭਰਮੇ ਸੁਰਿ ਨਰ  
 ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ ਭਰਮਿ ਭਰਮਿ  
 ਮਾਨੁਖ ਡਹਕਾਏ ॥ ਦੁਤਰ ਮਹਾ ਬਿਖਮ ਇਹ ਮਾਏ ॥ ਗੁਰਮੁਖਿ  
 ਭਮ ਭੈ ਮੋਹ ਮਿਟਾਇਆ ॥ ਨਾਨਕ ਤੇਹ ਪਰਮ ਸੁਖ ਪਾਇਆ ॥੪੦॥

ਸਲੋਕੁ ॥ ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥  
 ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥  
 ਪਉੜੀ ॥ ਮਮਾ ਮਾਗਨਹਾਰ ਇਆਨਾ ॥ ਦੇਨਹਾਰ ਦੇ ਰਹਿਓ  
 ਸੁਜਾਨਾ ॥ ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ  
 ਪੁਕਾਰ ॥ ਜਉ ਮਾਗਹਿ ਤਉ ਮਾਗਹਿ ਬੀਆ ॥ ਜਾ ਤੇ ਕੁਸਲ  
 ਨ ਕਾਹੂ ਬੀਆ ॥ ਮਾਗਨਿ ਮਾਗ ਤ ਏਕਹਿ ਮਾਗ ॥ ਨਾਨਕ ਜਾ  
 ਤੇ ਪਰਹਿ ਪਰਾਗ ॥੪੧॥ ਸਲੋਕ ॥ ਮਤਿ ਪੂਰੀ ਪਰਧਾਨ ਤੇ ਗੁਰ  
 ਪੂਰੇ ਮਨ ਮੰਤ ॥ ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ  
 ਭਗਵੰਤ ॥੧॥ ਪਉੜੀ ॥ ਮਮਾ ਜਾਹੂ ਮਰਮੁ ਪਛਾਨਾ ॥ ਭੇਟਤ  
 ਸਾਧਸੰਗਾ ਪਤੀਆਨਾ ॥ ਦੁਖ ਸੁਖ ਉਆ ਕੈ ਸਮਤ ਬੀਚਾਰਾ ॥

ਨਰਕ ਸੁਰਗ ਰਹਤ ਅਉਤਾਰਾ ॥ ਤਾਹੂ ਸੰਗ ਤਾਹੂ ਨਿਰਲੇਪਾ ॥  
 ਪੂਰਨ ਘਟ ਘਟ ਪੁਰਖ ਬਿਸੇਖਾ ॥ ਉਆ ਰਸ ਮਹਿ ਉਆਹੂ ਸੁਖ  
 ਪਾਇਆ ॥ ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥ ਸਲੋਕੁ ॥  
 ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥ ਨਾਨਕ  
 ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥ ਪਵੜੀ ॥ ਯਥਾ  
 ਜਤਨ ਕਰਤ ਬਹੁ ਬਿਧੀਆ ॥ ਏਕ ਨਾਮ ਬਿਨੁ ਕਹ ਲਉ  
 ਸਿਧੀਆ ॥ ਯਾਹੂ ਜਤਨ ਕਰਿ ਹੋਤ ਛੁਟਾਰਾ ॥ ਉਆਹੂ ਜਤਨ  
 ਸਾਧ ਸੰਗਾਰਾ ॥ ਯਾ ਉਬਰਨ ਧਾਰੈ ਸਭੁ ਕੋਊ ॥ ਉਆਹਿ ਜਪੇ  
 ਬਿਨੁ ਉਬਰ ਨ ਹੋਊ ॥ ਯਾਹੂ ਤਰਨ ਤਾਰਨ ਸਮਰਾਬਾ ॥ ਰਾਖਿ  
 ਲੇਹੁ ਨਿਰਗੁਨ ਨਰਨਾਬਾ ॥ ਮਨ ਬਚ ਕ੍ਰਮ ਜਿਹ ਆਪਿ ਜਨਾਬੀ ॥

ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥ ਸਲੋਕੁ ॥ ਰੋਸੁ ਨ ਕਾਹੂ  
 ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ  
 ਨਾਨਕ ਨਦਰੀ ਪਾਰਿ ॥੧॥ ਪਉੜੀ ॥ ਰਾਰਾ ਰੇਨ ਹੋਤ ਸਭ ਜਾ  
 ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ ਰਣਿ ਦਰਗਹਿ ਤਉ  
 ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ਰਹਤ  
 ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥  
 ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥  
 ਸਲੋਕੁ ॥ ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥  
 ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੁਖਿ ਨਿਵਾਸ ॥੧॥  
 ਪਉੜੀ ॥ ਲਲਾ ਲਾਵਉ ਅਉਖਧ ਜਾਹੂ ॥ ਦੁਖ ਦੁਕਦ ਤਿਹ

ਮਿਟਹਿ ਖਿਨਾਹੂ ॥ ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥ ਤਾਹਿ  
 ਰੋਗੁ ਸੁਪਨੈ ਨਹੀ ਆਵੈ ॥ ਹਰਿ ਅਉਖਧੁ ਸਭ ਘਟ ਹੈ ਭਾਈ ॥  
 ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥ ਗੁਰਿ ਪੂਰੈ ਸੰਜਮੁ ਕਰਿ  
 ਦੀਆਵ ॥ ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥ ਸਲੋਕੁ ॥  
 ਵਾਸੁਦੇਵ ਸਰਬਤ੍ਰ ਮੈ ਉਨ ਨ ਕਤਹੂ ਠਾਇ ॥ ਅੰਤਰਿ ਬਾਹਰਿ  
 ਸੰਗਿ ਹੈ ਨਾਨਕ ਕਾਇ ਦੁਰਾਇ ॥੧॥ ਪਉੜੀ ॥ ਵਵਾ ਵੈਰੁ ਨ  
 ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ਵਾਸੁਦੇਵ ਜਲ  
 ਬਲ ਮਹਿ ਰਵਿਆ ॥ ਗੁਰ ਪ੍ਰਸਾਦਿ ਵਿਰਲੈ ਹੀ ਰਵਿਆ ॥ ਵੈਰ  
 ਵਿਰੋਧ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥  
 ਵਰਨੁ ਚਿਹਨ ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ

ਜੋ ਕਹਤਾ ॥੪੯॥ ਸਲੋਕੁ ॥ ਹਉ ਹਉ ਕਰਤ ਬਿਗਾਨੀਆ ਸਾਕਤ  
 ਮੁਗਧ ਅਜਾਨ ॥ ਝੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ  
 ਕਮਾਨ ॥੧॥ ਪਉੜੀ ॥ ਝਾੜਾ ਝਾੜਿ ਮਿਟੈ ਸੰਗਿ ਸਾਧੂ ॥ ਕਰਮ  
 ਧਰਮ ਤਤੁ ਨਾਮ ਅਰਾਧੂ ॥ ਰੂੜੇ ਜਿਹ ਬਸਿਓ ਰਿਦ ਮਾਹੀ ॥ ਉਆ  
 ਕੀ ਝਾੜਿ ਮਿਟਤ ਬਿਨਸਾਹੀ ॥ ਝਾੜਿ ਕਰਤ ਸਾਕਤ ਗਾਵਾਰਾ ॥  
 ਜੇਹ ਹੀਐ ਅਹੰਬੁਧਿ ਬਿਕਾਰਾ ॥ ਝਾੜਾ ਗੁਰਮੁਖਿ ਝਾੜਿ ਮਿਟਾਈ ॥  
 ਨਿਮਖ ਮਾਹਿ ਨਾਨਕ ਸਮਝਾਈ ॥੪੭॥ ਸਲੋਕੁ ॥ ਸਾਧੂ ਕੀ ਮਨ  
 ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ  
 ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥ ਪਉੜੀ ॥ ਸਸਾ ਸਰਨਿ  
 ਪਰੇ ਅਬ ਹਾਰੇ ॥ ਸਾਸਤ੍ਰੂ ਸਿਮ੍ਰਿਤਿ ਬੇਦ ਪੂਕਾਰੇ ॥ ਸੋਧਤ ਸੋਧਤ

ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀਂ ਛੁਟਕਾਰਾ ॥ ਸਾਸਿ ਸਾਸਿ  
 ਹਮ ਭੂਲਨਹਾਰੇ ॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ  
 ਕੀ ਰਾਖੁ ਦਇਆਲਾ ॥ ਨਾਨਕ ਤੁਮਰੇ ਬਾਲ ਗੁਪਾਲਾ ॥੪੯॥  
 ਸਲੋਕੁ ॥ ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥  
 ਨਾਨਕ ਦ੍ਰਿਸ਼ਟੀ ਆਇਆ ਉਸਤਤਿ ਕਰਨੈ ਜੋਗੁ ॥੧॥ ਪਉੜੀ ॥  
 ਖਖਾ ਖਰਾ ਸਰਾਹਉ ਤਾਹੂ ॥ ਜੋ ਖਿਨ ਮਹਿ ਉਨੇ ਸੁਭਰ ਭਰਾਹੂ ॥  
 ਖਰਾ ਨਿਮਾਨਾ ਹੋਤ ਪਰਾਨੀ ॥ ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥  
 ਭਾਵੈ ਖਸਮ ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ ਐਸੇ ਆਗਨਤਾ ॥  
 ਅਸੰਖ ਖਤੇ ਖਿਨ ਬਖਸਨਹਾਰਾ ॥ ਨਾਨਕ ਸਾਹਿਬ ਸਦਾ  
 ਦਇਆਰਾ ॥੪੯॥ ਸਲੋਕੁ ॥ ਸਤਿ ਕਹਉ ਸੁਨਿ ਮਨ ਮੇਰੇ ਸਰਨਿ

ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ ਨਾਨਕ  
 ਲਏ ਸਮਾਇ ॥੧॥ ਪਉੜੀ ॥ ਸਸਾ ਸਿਆਨਪ ਛਾਡੁ ਇਆਨਾ ॥  
 ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ ਸਹਸ ਭਾਤਿ ਕਰਹਿ  
 ਚਤੁਰਾਈ ॥ ਸੰਗਿ ਤੁਹਾਰੈ ਏਕ ਨ ਜਾਈ ॥ ਸੋਊ ਸੋਊ ਜਪਿ ਦਿਨ  
 ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥ ਸਾਧ ਸੇਵਾ ਲਾਵੈ ਜਿਹ  
 ਆਪੈ ॥ ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥ ਸਲੋਕੁ ॥ ਹਰਿ  
 ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥ ਨਾਨਕ ਸਭ ਮਹਿ  
 ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥ ਪਉੜੀ ॥ ਹੇਰਉ ਘਟਿ  
 ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥ ਹੋਵਤ ਆਏ ਸਦ ਸਦੀਵ  
 ਦੁਖ ਭੰਜਨ ਗੁਰ ਗਿਆਨ ॥ ਹਉ ਛੁਟਕੈ ਹੋਇ ਅਨੰਦੁ ਤਿਹ ਹਉ

ਨਾਹੀ ਤਹ ਆਪਿ ॥ ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥  
 ਹਿਤ ਕਰਿ ਨਾਮ ਦਿੜੈ ਦਇਆਲਾ ॥ ਸੰਤਹ ਸੰਗਿ ਹੋਤ ਕਿਰਪਾਲਾ ॥  
 ਓਰੈ ਕਛੂ ਨ ਕਿਨਹੂ ਕੀਆ ॥ ਨਾਨਕ ਸਭੁ ਕਛੂ ਪ੍ਰਭੁ ਤੇ  
 ਹੂਆ ॥੫੧॥ ਸਲੋਕੁ ॥ ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ  
 ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥  
 ਪਉੜੀ ॥ ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥  
 ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥ ਲਾਹਾ  
 ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥ ਦੇਵਨਹਾਰ ਦਾਤਾਰ  
 ਪ੍ਰਭੁ ਨਿਮਖ ਨ ਮਨਹਿ ਬਸਾਇ ॥ ਲਾਲਚ ਝੂਠ ਬਿਕਾਰ ਮੋਹ ਇਆ  
 ਸੰਪੈ ਮਨ ਮਾਹਿ ॥ ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ

ਬਿਹਾਇ ॥ ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥ ਨਾਨਕ  
 ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥ ਸਲੋਕੁ ॥ ਖਾਤ ਪੀਤ  
 ਖੇਲਤ ਹਸਤ ਭਰਮੇ ਜਨਮ ਅਨੇਕ ॥ ਭਵਜਲ ਤੇ ਕਾਢਹੁ ਪ੍ਰਭੂ  
 ਨਾਨਕ ਤੇਰੀ ਟੇਕ ॥੧॥ ਪਉੜੀ ॥ ਖੇਲਤ ਖੇਲਤ ਆਇਓ  
 ਅਨਿਕ ਜੋਨਿ ਦੁਖ ਪਾਇ ॥ ਖੇਦ ਮਿਟੇ ਸਾਧੂ ਮਿਲਤ ਸਤਿਗੁਰ  
 ਬਚਨ ਸਮਾਇ ॥ ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ  
 ਨਾਮ ॥ ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ਼ਾਮ ॥ ਖੇਪ  
 ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ  
 ਦੀਆ ਆਇ ਮਿਲੇ ਭਰਵੰਤ ॥ ਆਪਨ ਕੀਆ ਕਰਹਿ ਆਪਿ  
 ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ ਜਿ ਘਟਿ ਘਟਿ

ਰਹਿਆ ਬਿਆਪਿ ॥੫੩॥ ਸਲੋਕੁ ॥ ਆਏ ਪ੍ਰਭ ਸਰਨਾਗਤੀ  
 ਕਿਰਪਾ ਨਿਧਿ ਦਇਆਲ ॥ ਏਕ ਅਖਰੁ ਹਰਿ ਮਨਿ ਬਸਤ ਨਾਨਕ  
 ਹੋਤ ਨਿਹਾਲ ॥੧॥ ਪਉੜੀ ॥ ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥  
 ਅਖਰ ਕਰਿ ਕਰਿ ਬੇਦ ਬੀਚਾਰੇ ॥ ਅਖਰ ਸਾਸਤ੍ਰ ਸਿੰਮ੍ਰਿਤਿ  
 ਪੁਰਾਨਾ ॥ ਅਖਰ ਨਾਦ ਕਥਨ ਵਖਾਨਾ ॥ ਅਖਰ ਮੁਕਤਿ ਜੁਗਤਿ  
 ਭੈ ਭਰਮਾ ॥ ਅਖਰ ਕਰਮ ਕਿਰਤਿ ਸੁਚ ਧਰਮਾ ॥ ਦ੍ਰਿਸ਼ਟਿਮਾਨ  
 ਅਖਰ ਹੈ ਜੇਤਾ ॥ ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥ ਸਲੋਕੁ ॥  
 ਹਥਿ ਕਲੰਮ ਅਰੰਮ ਮਸਤਕਿ ਲਿਖਾਵਤੀ ॥ ਉਰਝਿ ਰਹਓ ਸਭ  
 ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ  
 ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥

ਪਉੜੀ ॥ ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘ ਨਾਸ ॥ ਹੇ  
 ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ  
 ਹੈ ਨਿਰਗੁਣ ਸਭ ਟੇਕ ॥ ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ  
 ਬਿਬੇਕ ॥ ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥ ਹੇ ਸੰਤਹ  
 ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ  
 ਨਿਰਗੁਨ ਗੁਨੁ ਨਹੀ ਕੋਇ ॥ ਨਾਨਕ ਦੀਜੈ ਨਾਮ ਦਾਨੁ ਰਾਖਉ  
 ਹੀਐ ਪਰੋਇ ॥੫੫॥ ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ  
 ਗੁਰਦੇਵ ਸੁਆਮੀ ਪਰਮੇਸ਼ੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ  
 ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ  
 ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ

ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ  
 ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ  
 ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ  
 ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ  
 ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥  
 ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ  
 ਨਮਸਕਰਾ ॥੧॥ ਏਹੁ ਸਲੋਕੁ ਆਦਿ ਅੰਤਿ ਪੜਣਾ ॥ \*

ਗਊੜੀ ਸੁਖਮਨੀ ਮਃ ੫ ॥

ਸਲੋਕੁ ॥

੧ੴ ਸਤਿਗੁਰ ਪ੍ਰਸਾਦਿ ॥

ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥  
ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥

ਅਸਟਪਦੀ ॥

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ॥ ਕਲਿ ਕਲੇਸ ਤਨ ਮਾਹਿ  
ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ

ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖਰ ॥ ਕੀਨੇ ਰਾਮ  
 ਨਾਮ ਇਕ ਆਖਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ  
 ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ  
 ਉਨ ਸੰਗਿ ਮੋਹਿ ਉਧਾਰੋ ॥੧॥ ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥  
 ਭਰਤ ਜਨਾ ਕੈ ਮਨਿ ਬਿਸ਼੍ਟਾਮ ॥ ਰਹਾਉ॥ ਪ੍ਰਭ ਕੈ ਸਿਮਰਨਿ ਗਰਭਿ  
 ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ  
 ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ  
 ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥  
 ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ  
 ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ

ਨਾਨਕ ਹਰਿ ਰੰਗਿ ॥੨॥ ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ  
 ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ  
 ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥  
 ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਾਹ  
 ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ  
 ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ  
 ਕੈ ਲਾਗਉ ਪਾਏ ॥੩॥ ਪ੍ਰਭ ਕਾ ਸਿਮਰਨੁ ਸਭ ਤੇ ਉਚਾ ॥ ਪ੍ਰਭ  
 ਕੈ ਸਿਮਰਨਿ ਉਧਰੇ ਮੁਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥  
 ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ ਨਾਹੀ ਜਮ  
 ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ

ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ  
ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ  
ਦਸਨਾ ॥੪॥ ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ  
ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥  
ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ  
ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ ਪ੍ਰਭ ਕਉ  
ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥  
ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ  
ਮੰਗੈ ਰਵਾਲਾ ॥੫॥ ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ  
ਕਉ ਸਿਮਰਹਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ

ਮੁਖ ਸੁਹਾਵੈ ॥ ਪ੍ਰਭ ਕਉ ਸਿਮਰਹਿ ਤਿਨ ਸੁਖਿ ਬਿਹਾਵੈ ॥ ਪ੍ਰਭ  
 ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ  
 ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥  
 ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ  
 ਜਾਗਿ ॥ ਨਾਨਕ ਸਿਮਰਨੁ ਪੂਰੈ ਭਾਗਿ ॥੯॥ ਪ੍ਰਭ ਕੈ ਸਿਮਰਨਿ  
 ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ  
 ਹਰਿ ਗੁਨ ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ  
 ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥  
 ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ  
 ਅੰਤੁ ਨ ਪਾਰ ॥ ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥

ਨਾਨਕ ਤਿਨ ਜਨ ਸਰਨੀ ਪਾਇਆ ॥੭॥ ਹਰਿ ਸਿਮਰਨੁ ਕਰਿ  
 ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ  
 ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ  
 ਕੁੰਟ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ  
 ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਰਗਲ  
 ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ  
 ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ  
 ਪਾਇਆ ॥੮॥੧॥ ਸਲੋਕੁ ॥ ਦੀਨ ਦਰਦ ਦੁਖ ਭੰਜਨਾ ਘਟਿ  
 ਘਟਿ ਨਾਥ ਅਨਾਥ ॥ ਸਰਣਿ ਤੁਮਾਰੀ ਆਇਓ ਨਾਨਕ ਕੇ ਪ੍ਰਭੁ  
 ਸਾਥ ॥੧॥ ਅਸਟਪਦੀ ॥ ਜਹ ਮਾਤ ਪਿਤਾ ਸੁਤ ਮੀਤ ਨ ਕਾਈ ॥

ਮਨ ਉਹਾ ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤ  
 ਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ ਮੁਸਕਲ  
 ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ  
 ਪੁਨਹਚਰਨ ਕਰਤ ਨਹੀ ਤਰੈ ॥ ਹਰਿ ਕੋ ਨਾਮੁ ਕੋਟਿ ਪਾਪ  
 ਪਰਹਰੈ ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ ਨਾਨਕ ਪਾਵਹੁ ਸੁਖ  
 ਘਨੇਰੇ ॥੧॥ ਸਗਲ ਸਿਸਟਿ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ  
 ਜਪਤ ਹੋਇ ਸੁਖੀਆ ॥ ਲਾਖ ਕਰੋਗੀ ਬੰਧੁ ਨ ਪਰੈ ॥ ਹਰਿ ਕਾ  
 ਨਾਮੁ ਜਪਤ ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥  
 ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗਿ ਇਹੁ ਜਾਤ  
 ਇਕੇਕਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ

ਸਦਾ ਧਿਆਈਐ ॥ ਨਾਨਕ ਗੁਰਮੁਖਿ ਪਰਮ ਰਾਤਿ ਪਾਈਐ ॥੨॥  
 ਛੂਟਤ ਨਹੀਂ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥  
 ਅਨਿਕ ਬਿਘਨ ਜਹ ਆਇ ਸੰਘਾਰੈ ॥ ਹਰਿ ਕਾ ਨਾਮੁ ਤਤਕਾਲ  
 ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਜਾਮ ॥ ਨਾਮੁ ਜਪਤ ਪਾਵੈ  
 ਬਿਸ੍ਰਾਮ ॥ ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ  
 ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥ ਨਾਨਕ ਪਾਈਐ  
 ਸਾਧ ਕੈ ਸੰਗਿ ॥੩॥ ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥  
 ਹਰਿ ਕਾ ਨਾਮੁ ਉਹਾ ਸੰਗਿ ਤੋਸਾ ॥ ਜਿਹ ਪੈਡੈ ਮਹਾ ਅੰਧ ਗੁਬਾਰਾ ॥  
 ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ  
 ਸਿਵਾਨੂੰ ॥ ਹਰਿ ਕਾ ਨਾਮੁ ਤਹ ਨਾਲਿ ਪਛਾਨੂੰ ॥ ਜਹ ਮਹਾ

ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਉਪਰਿ  
 ਛਾਮ ॥ ਜਹਾ ਤ੍ਰਿਖਾ ਮਨ ਤੁੜ੍ਹ ਆਕਰਖੈ ॥ ਤਹ ਨਾਨਕ ਹਰਿ  
 ਹਰਿ ਅੰਮ੍ਰਿਤੁ ਬਰਖੈ ॥੪॥ ਭਗਤ ਜਨਾ ਕੀ ਬਰਤਨਿ ਨਾਮੁ ॥  
 ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥  
 ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ ਜਸੁ ਕਰਤ ਸੰਤ ਦਿਨੁ  
 ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ  
 ਨਾਮੁ ਨਿਧਾਨੁ ॥ ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ  
 ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥ ਹਰਿ  
 ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ  
 ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥ ਹਰਿ

ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ  
 ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ ਪਾਈ ॥ ਹਰਿ ਕਾ ਨਾਮੁ  
 ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਉਗੁ ॥  
 ਜਨੁ ਰਾਤਾ ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ ਹਰਿ ਹਰਿ  
 ਦੇਵਾ ॥੬॥ ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ  
 ਕਉ ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥  
 ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੇਤਿ ਜਨ ਹਰਿ  
 ਰਸਿ ਰਾਤੇ ॥ ਸੁੰਨ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ  
 ਹਰਿ ਹਰਿ ਜਪੈ ॥ ਹਰਿ ਕਾ ਭਰਾਤੁ ਪ੍ਰਗਟ ਨਹੀ ਛਪੈ ॥ ਹਰਿ ਕੀ  
 ਭਰਾਤਿ ਮੁਕਤਿ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥੭॥

ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨ ਹਰਿ ਹਰਿ ਗੁਣ ਰਾਮ ॥  
 ਸਭ ਤੇ ਉਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥  
 ਨਾਮ ਕੀ ਮਹਿਮਾ ਸੰਤ ਰਿਦ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ  
 ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ  
 ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ  
 ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥ ਸਲੋਕੁ ॥ ਬਹੁ ਸਾਸਤ੍ਰੁ  
 ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ  
 ਨਾਨਕ ਨਾਮ ਅਮੋਲ ॥੧॥ ਅਸਟਪਦੀ ॥ ਜਾਪ ਤਾਪ ਗਿਆਨ  
 ਸਭਿ ਧਿਆਨ ॥ ਖਟ ਸਾਸਤ੍ਰੁ ਸਿਮ੍ਰਿਤਿ ਵਖਿਆਨ ॥ ਜੋਗ  
 ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ

ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ  
 ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ  
 ਕਰੈ ਬਹੁ ਭਾਤੀ ॥ ਨਹੀਂ ਤੁਲਿ ਰਾਮ ਨਾਮ ਬੀਚਾਰ ॥ ਨਾਨਕ  
 ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ ਨਉ ਖੰਡ ਪ੍ਰਿਥਮੀ ਫਿਰੈ  
 ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ  
 ਪਰਾਨ ॥ ਕਨਿਕ ਅਸੂ ਹੈਵਰ ਭੂਮਿ ਦਾਨ ॥ ਨਿਊਲੀ ਕਰਮ ਕਰੈ  
 ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ  
 ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ  
 ਕੇ ਨਾਮ ਸਮਸ਼ਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ  
 ਗਤਿ ਪਾਹਿ ॥੨॥ ਮਨ ਕਾਮਨਾ ਤੀਰਥ ਦੇਹ ਛੁਟੈ ॥ ਰਾਬੁ ਗੁਮਾਨੁ

ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ  
 ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ  
 ਤੇ ਕਬਹੂ ਨ ਬਿਖਿਆ ਟਰੈ ॥ ਜਾਲਿ ਧੋਵੈ ਬਹੁ ਦੇਹ ਅਨੀਤਿ ॥  
 ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ ਮਹਿਮਾ  
 ਉਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥ ਬਹੁਤੁ  
 ਸਿਆਣਪ ਜਮ ਕਾ ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ  
 ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ  
 ਦਰਗਾਹ ਨਹੀ ਸਿੜੈ ॥ ਛੂਟਸਿ ਨਾਹੀ ਉਭ ਪਇਆਲਿ ॥ ਮੋਹਿ  
 ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ  
 ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ

ਜਪਤ ਦੁਖੁ ਜਾਇ ॥ ਨਾਨਕ ਬੋਲੈ ਸਗਜਿ ਸੁਭਾਇ ॥੪॥ ਚਾਰਿ  
 ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ  
 ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥  
 ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ  
 ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ  
 ਜਨ ਕਉ ਪ੍ਰਭੁ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ  
 ਜਾਸਾ ॥੫॥ ਸਰਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ  
 ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਉ  
 ਗਨੀਐ ਸਭ ਤੇ ਉਚਾ ॥ ਜਾ ਕਾ ਮਨੁ ਹੋਇ ਸਰਗਲ ਕੀ ਰੀਨਾ ॥  
 ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਅਪੁਨੇ ਤੇ ਬੁਰਾ

ਮਿਟਾਨਾ ॥ ਪੇਖੈ ਸਗਲ ਸ਼ਿਸ਼ਟਿ ਸਾਜਨਾ ॥ ਸੂਖ ਦੂਖ ਜਨ ਸਮ  
 ਦਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥ ਨਿਰਧਨ ਕਉ  
 ਧਨੁ ਤੇਰੋ ਨਾਉ ॥ ਨਿਬਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ  
 ਕਉ ਪ੍ਰਭ ਤੇਰੋ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ  
 ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ  
 ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥  
 ਤੁਮਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ  
 ਕੋਇ ॥੭॥ ਸਰਬ ਧਰਮ ਮਹਿ ਸ੍ਰੇਸ਼ਟ ਧਰਮੁ ॥ ਹਰਿ ਕੌ ਨਾਮੁ ਜਪਿ  
 ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਉਤਮ ਕਿਰਿਆ ॥  
 ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ

ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ  
 ਅੰਮ੍ਰਿਤ ਬਾਨੀ ॥ ਹਰਿ ਕੈ ਜਸੁ ਸੁਨਿ ਰਸਨ ਬਖਾਨੀ ॥ ਸਗਲ  
 ਬਾਨ ਤੇ ਓਹੁ ਉਤਮ ਬਾਨੁ ॥ ਨਾਨਕ ਜਿਹ ਘਟਿ ਵਸੈ ਹਰਿ  
 ਨਾਮੁ ॥੮॥੩॥ ਸਲੋਕੁ ॥ ਨਿਰਗੁਨੀਆਰ ਇਆਨਿਆ ਸੋ ਪ੍ਰਭੁ  
 ਸਦਾ ਸਮਾਲਿ ॥ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ  
 ਨਾਲਿ ॥੧॥ ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥  
 ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ  
 ਸੀਗਾਰਿਆ ॥ ਰਾਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਬਾਰ  
 ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥  
 ਬਿਰਧਿ ਭਇਆ ਉਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ

ਦੈਨ ॥ ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ ਬਖਸਿ ਲੇਹੁ ਤਉ  
 ਨਾਨਕ ਸੀਝੈ ॥੧॥ ਜਿਹ ਪ੍ਰਸਾਦਿ ਧਰ ਉਪਰਿ ਸੁਖਿ ਬਸਹਿ ॥  
 ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ ਜਿਹ ਪ੍ਰਸਾਦਿ ਪੀਵਹਿ  
 ਸੀਤਲ ਜਲਾ ॥ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸਾਦਿ  
 ਭੋਗਹਿ ਸਭਿ ਰਸਾ ॥ ਸਰਗਲ ਸਮਗ੍ਰੀ ਸੰਗਿ ਸਾਥਿ ਬਸਾ ॥ ਦੀਨੇ  
 ਹਸਤ ਪਾਵ ਕਰਨ ਨੇੜ੍ਹ ਰਸਨਾ ॥ ਤਿਸਹਿ ਤਿਆਗਿ ਅਵਰ ਸੰਗਿ  
 ਰਚਨਾ ॥ ਐਸੇ ਦੋਖ ਮੂੜ ਅੰਧ ਬਿਆਪੇ ॥ ਨਾਨਕ ਕਾਢਿ ਲੇਹੁ  
 ਪ੍ਰਭ ਆਪੇ ॥੨॥ ਆਦਿ ਅੰਤਿ ਜੋ ਰਾਖਨਹਾਰੁ ॥ ਤਿਸ ਸਿਉ  
 ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ ਸੇਵਾ ਨਵ ਨਿਧਿ ਪਾਵੈ ॥ ਤਾ  
 ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ਤਾ

ਕਉ ਅੰਧਾ ਜਾਨਤ ਦੂਰੇ ॥ ਜਾ ਕੀ ਟਹਲ ਪਾਵੈ ਦਰਗਹ ਮਾਨੁ ॥  
 ਤਿਸਹਿ ਬਿਸਾਰੈ ਮੁਗਧੁ ਅਜਾਨੁ ॥ ਸਦਾ ਸਦਾ ਇਹੁ ਭੂਲਨਹਾਰੁ ॥  
 ਨਾਨਕ ਰਾਖਨਹਾਰੁ ਅਪਾਰੁ ॥੩॥ ਰਤਨੁ ਤਿਆਗਿ ਕਉਡੀ ਸੰਗਿ  
 ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ ਜੋ ਛਡਨਾ ਸੁ ਅਸਥਿਰੁ ਕਰਿ  
 ਮਾਨੈ ॥ ਜੋ ਹੋਵਨੁ ਸੌ ਦੂਰਿ ਪਰਾਨੈ ॥ ਛੋਡਿ ਜਾਇ ਤਿਸ ਕਾ ਸ੍ਰਮੁ  
 ਕਰੈ ॥ ਸੰਗਿ ਸਹਾਈ ਤਿਸੁ ਪਰਹਰੈ ॥ ਚੰਦਨ ਲੇਪੁ ਉਤਾਰੈ ਧੋਇ ॥  
 ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ  
 ਬਿਕਰਾਲ ॥ ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥ ਕਰਤੂਤਿ  
 ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ ਬਾਹਰਿ  
 ਭੇਖ ਅੰਤਰਿ ਮਲੁ ਮਾਇਆ ॥ ਛਪਸਿ ਨਾਹਿ ਕਛੁ ਕਰੈ ਛਪਾਇਆ ॥

ਬਾਹਰਿ ਗਿਆਨ ਧਿਆਨ ਇਸਨਾਨ ॥ ਅੰਤਰਿ ਬਿਆਪੈ ਲੋਭੁ  
 ਸੁਆਨੁ ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ ਗਲਿ ਪਾਥਰ  
 ਕੈਸੇ ਤਰੈ ਅਥਾਹ ॥ ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ  
 ਤੇ ਜਨ ਸਹਜਿ ਸਮਾਤਿ ॥੫॥ ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥  
 ਕਰੁ ਗਾਹਿ ਲੇਹੁ ਓੜਿ ਨਿਬਹਾਵੈ ॥ ਕਹਾ ਬੁਝਾਰਤਿ ਬੂਝੈ ਡੋਰਾ ॥  
 ਨਿਸਿ ਕਹੀਐ ਤਉ ਸਮਝੈ ਭੋਰਾ ॥ ਕਹਾ ਬਿਸਨਪਦ ਰਾਵੈ ਗੁੰਗਾ ॥  
 ਜਤਨ ਕਰੈ ਤਉ ਭੀ ਸੁਰ ਭੰਗ ॥ ਕਹ ਪਿੰਗੁਲ ਪਰਬਤ ਪਰ ਭਵਨ ॥  
 ਨਹੀ ਹੋਤ ਉਹਾ ਉਸੁ ਗਵਨ ॥ ਕਰਤਾਰ ਕਰੁਣਾ ਮੈ ਦੀਨੁ ਬੇਨਤੀ  
 ਕਰੈ ॥ ਨਾਨਕ ਤੁਮਰੀ ਕਿਰਪਾ ਤਰੈ ॥੬॥ ਸੰਗਿ ਸਹਾਈ ਸੁ ਆਵੈ  
 ਨ ਚੀਤਿ ॥ ਜੋ ਬੈਰਾਈ ਤਾ ਸਿਉ ਪ੍ਰੀਤਿ ॥ ਬਲੁਆ ਕੇ ਗਿਹ

ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ ਦਿੜ੍ਹੁ ਕਰਿ  
 ਮਾਨੈ ਮਨਹਿ ਪ੍ਰਤੀਤਿ ॥ ਕਾਲੁ ਨ ਆਵੈ ਮੂੜੇ ਚੀਤਿ ॥ ਬੈਰ ਬਿਰੋਧ  
 ਕਾਮ ਕ੍ਰੋਧ ਮੋਹ ॥ ਝੂਠ ਬਿਕਾਰ ਮਹਾ ਲੋਭ ਧੋਹ ॥ ਇਆਹੂ ਜੁਗਤਿ  
 ਬਿਹਾਨੇ ਕਈ ਜਨਮ ॥ ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥  
 ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥  
 ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ  
 ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਉਚੇ ਤੇ ਉਚਾ ਭਰਾਵੰਤ ॥  
 ਸਰਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁਆਰਿਆਕਾਰੀ ॥  
 ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ  
 ਕੁਰਬਾਨੀ ॥੮॥੪॥ ਸਲੋਕੁ ॥ ਦੇਨਹਾਰੁ ਪ੍ਰਭੁ ਛੋਡਿ ਕੈ ਲਾਗਹਿ

ਆਨ ਸੁਆਇ ॥ ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ  
 ਜਾਇ ॥੧॥ ਅਸਟਪਦੀ ॥ ਦਸ ਬਸਤੂ ਲੇ ਪਾਛੈ ਪਾਵੈ ॥ ਏਕ  
 ਬਸਤੂ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ  
 ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ  
 ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ ਜਾ ਕੈ ਮਨਿ ਲਾਗਾ  
 ਪ੍ਰਭੁ ਮੀਠਾ ॥ ਸਰਬ ਸੂਖ ਤਾਹੂ ਮਨਿ ਫੂਠਾ ॥ ਜਿਸੁ ਜਨ ਅਪਨਾ  
 ਹੁਕਮੁ ਮਨਾਇਆ ॥ ਸਰਬ ਥੋਕ ਨਾਨਕ ਤਿਨਿ ਪਾਇਆ ॥੧॥  
 ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ  
 ਉਲਾਸਿ ॥ ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ  
 ਮਨਿ ਰੈਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥ ਬਹੁਰਿ

ਉਸ ਕਾ ਬਿਸੂਆਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਰੈ ਰਾਖੈ ॥  
 ਪ੍ਰਭ ਕੀ ਆਰਿਆ ਮਾਨੈ ਮਾਥੈ ॥ ਉਸ ਤੇ ਚਉਗੁਨ ਕਰੈ ਨਿਹਾਲੁ ॥  
 ਨਾਨਕ ਸਾਹਿਬੁ ਸਦਾ ਦਾਇਆਲੁ ॥੨॥ ਅਨਿਕ ਭਾਤਿ ਮਾਇਆ  
 ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ  
 ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ  
 ਸੌ ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਊ  
 ਸਿਉ ਜੋ ਲਾਵੈ ਨੇਹ ॥ ਤਾ ਕਉ ਹਾਥਿ ਨ ਆਵੈ ਕੇਹ ॥ ਮਨ ਹਰਿ  
 ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ  
 ਲਾਈ ॥੩॥ ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ ਮਿਥਿਆ  
 ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥

ਮਿਥਿਆ ਕਾਮ ਕ੍ਰੋਧ ਬਿਕਰਾਲ ॥ ਮਿਥਿਆ ਰਥ ਹਸਤੀ ਅਸੂ  
 ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ  
 ਧ੍ਰੋਹ ਮੋਹ ਅਭਿਮਾਨੁ ॥ ਮਿਥਿਆ ਆਪਸ ਉਪਰਿ ਕਰਤ ਗੁਮਾਨੁ ॥  
 ਅਸਥਿਰੁ ਭਗਤਿ ਸਾਧ ਕੀ ਸਰਨ ॥ ਨਾਨਕ ਜਪਿ ਜਪਿ ਜੀਵੈ ਹਰਿ  
 ਕੇ ਚਰਨ ॥੪॥ ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ  
 ਹਸਤ ਪਰ ਦਰਬ ਕਉ ਹਿਰਹਿ ॥ ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ  
 ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸੂਦਾਦ ॥ ਮਿਥਿਆ ਚਰਨ  
 ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥  
 ਮਿਥਿਆ ਤਨ ਨਹੀਂ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥  
 ਬਿਨੁ ਬੁਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ

ਨਾਮ ਲਏ ॥੫॥ ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ  
 ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ  
 ਤਾ ਕੈ ਦੁਰਗੰਧ ॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥  
 ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ ਸਭ  
 ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ  
 ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ ਬਲਿ ਬਲਿ  
 ਜਾਉ ॥੬॥ ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀਂ  
 ਪ੍ਰੀਤਿ ਮੁਖਹੁ ਰੰਢ ਲਾਵਤ ॥ ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ  
 ਭੇਖ ਨ ਕਾਹੂੰ ਭੀਨ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤ  
 ਜਾਵਤ ਜਨਮੈ ਮਰੈ ॥ ਜਿਸ ਕੈ ਅੰਤਰਿ ਬਸੈ ਨਿਰੰਕਾਰ ॥ ਤਿਸ

ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਨਾਨਕ  
 ਉਨ ਜਨ ਚਰਨ ਪਰਾਤਾ ॥੭॥ ਕਰਉ ਬੇਨਤੀ ਪਾਰਬ੍ਰਹਮੁ ਸਭੁ  
 ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਆਪ ਆਪਿ  
 ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥  
 ਉਪਾਵ ਸਿਆਨਪ ਸਰਗਲ ਤੇ ਰਹਤ ॥ ਸਭੁ ਕਛੁ ਜਾਨੈ ਆਤਮ  
 ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ  
 ਰਹਿਆ ਸਮਾਇ ॥ ਸੋ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ  
 ਜਪਿ ਨਾਨਕ ਹਰੀ ॥੮॥੫॥ ਸਲੋਕੁ ॥ ਕਾਮ ਕ੍ਰੋਧ ਅਰੁ ਲੋਭ ਮੋਹ  
 ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭੁ ਸਰਣਾਗਤੀ ਕਰਿ ਪ੍ਰਸਾਦੁ  
 ਗੁਰਦੇਵ ॥੯॥ ਅਸਟਪਦੀ ॥ ਜਿਹ ਪ੍ਰਸਾਦਿ ਛੜੀਹ ਅੰਮਿਤ

ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ  
 ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ  
 ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ  
 ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥  
 ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ  
 ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥  
 ਜਿਹ ਪ੍ਰਸਾਦਿ ਪਾਟ ਪਟੰਬਰ ਹਚਾਵਹਿ ॥ ਤਿਸਹਿ ਤਿਆਗਿ ਕਤ  
 ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ  
 ਪਹਰ ਤਾ ਕਾ ਜਸੁ ਗਾਵੀਜੈ ॥ ਜਿਹ ਪ੍ਰਸਾਦਿ ਤੁੜੁ ਸਭੁ ਕੌਉ  
 ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੈ

ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ  
 ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ  
 ਜਾਵਹਿ ॥੨॥ ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ  
 ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖ  
 ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ  
 ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ  
 ਤੁੜੁ ਕੋ ਨ ਪਹੂੰਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਉੱਚੇ ॥ ਜਿਹ  
 ਪ੍ਰਸਾਦਿ ਪਾਈ ਦੂਲਭ ਦੇਹ ॥ ਨਾਨਕ ਤਾ ਕੀ ਭਰਾਤਿ ਕਰੇਹ ॥੩॥  
 ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ  
 ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸੂ ਹਸਤਿ ਅਸਵਾਰੀ ॥ ਮਨ

ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ  
 ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ  
 ਬਨਾਈ ॥ ਉਠਤ ਬੈਠਤ ਸਦ ਤਿਸਹਿ ਧਿਆਈ ॥ ਤਿਸਹਿ  
 ਧਿਆਈ ਜੋ ਏਕ ਅਲਖੈ ॥ ਈਹਾ ਉਹਾ ਨਾਨਕ ਤੇਰੀ ਰਖੈ ॥੪॥  
 ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ ਕਰਿ  
 ਤਿਸ ਕਾ ਧਿਆਨ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ  
 ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ  
 ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੁਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ  
 ਜਾਤਿ ॥ ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ ਤੇਰੀ  
 ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥ ਜਿਹ ਪ੍ਰਸਾਦਿ

ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ  
 ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ  
 ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ  
 ਸੰਪੂਰਨ ਫਲਹਿ ॥ ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ ਜਿਹ  
 ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ  
 ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੯॥ ਜਿਹ  
 ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭੁ ਕਉ ਮੂਲਿ ਨ ਮਨਹੁ  
 ਬਿਸਾਰਿ ॥ ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂੰ ਤਾ  
 ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ  
 ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ

ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ  
 ਜਾਪੁ ਜਪੈ ਜਪੁ ਸੋਇ ॥੭॥ ਆਪਿ ਜਪਾਏ ਜਪੈ ਸੋ ਨਾਉ ॥ ਆਪਿ  
 ਗਾਵਾਏ ਸੁ ਹਰਿ ਗੁਨ ਗਾਉ ॥ ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥  
 ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥  
 ਪ੍ਰਭ ਦਇਆ ਤੇ ਮਤਿ ਉਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ  
 ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ  
 ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥ ॥੮॥੯॥  
 ਸਲੋਕੁ ॥ ਅਗਾਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਰੈ ਸੁ ਮਕਤਾ  
 ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ  
 ਕਥਾ ॥੧॥ ਅਸਟਪਦੀ ॥ ਸਾਧ ਕੈ ਸੰਗਿ ਮੁਖ ਉਜਲ ਹੋਤ ॥

ਸਾਧਸੰਗਿ ਮਲੁ ਸਰਾਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥  
 ਸਾਧ ਕੈ ਸੰਗਿ ਪ੍ਰਗਟੈ ਸੁਰਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ  
 ਨੇਰਾ ॥ ਸਾਧਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ਪਾਏ  
 ਨਾਮ ਰਤਨੁ ॥ ਸਾਧ ਕੈ ਸੰਗਿ ਏਕ ਉਪਰਿ ਜਤਨੁ ॥ ਸਾਧ ਕੀ  
 ਮਹਿਮਾ ਬਰਨੈ ਕਉਨੁ ਪਾਨੀ ॥ ਨਾਨਕ ਸਾਧ ਕੀ ਸੋਭਾ ਪ੍ਰਭੁ  
 ਮਾਹਿ ਸਮਾਨੀ ॥੧॥ ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ  
 ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥  
 ਸਾਧਸੰਗਿ ਅੰਮ੍ਰਿਤ ਰਸੁ ਭੁੱਚਾ ॥ ਸਾਧਸੰਗਿ ਹੋਇ ਸਭ ਕੀ ਰੇਨ ॥  
 ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥  
 ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ

ਭਿੰਨ ॥ ਸਾਧਸੰਗਿ ਨਾਨਕ ਪ੍ਰਭੁ ਸੁਪ੍ਰਸੰਨ ॥੨॥ ਸਾਧਸੰਗਿ ਦੁਸਮਨ  
 ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧਸੰਗਿ ਕਿਸ ਸਿਉ  
 ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ  
 ਕੋ ਮੰਦਾ ॥ ਸਾਧਸੰਗਿ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ  
 ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ  
 ਬਡਾਈ ॥ ਨਾਨਕ ਸਾਧ ਪ੍ਰਭੂ ਬਨਿ ਆਈ ॥੩॥ ਸਾਧ ਕੈ ਸੰਗਿ  
 ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ  
 ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ  
 ਸੰਗਿ ਬਸੈ ਥਾਨਿ ਉਚੈ ॥ ਸਾਧੂ ਕੈ ਸੰਗਿ ਮਹਲਿ ਪਹੁਚੈ ॥ ਸਾਧ  
 ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥

ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨ ॥੪॥  
 ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ  
 ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ  
 ਕੈ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ  
 ਸੋਭਾ ਸੁਰ ਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ  
 ਅੰਮ੍ਰਿਤ ਗੁਨ ਰਾਇਨ ॥ ਸਾਧ ਕੈ ਸੰਗਿ ਸ੍ਰਬ ਬਾਨ ਰੰਮਿ ॥ ਨਾਨਕ  
 ਸਾਧ ਕੈ ਸੰਗਿ ਸਫਲ ਜਨਮ ॥੫॥ ਸਾਧ ਕੈ ਸੰਗਿ ਨਹੀਂ ਕਛ  
 ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ ਕੈ ਸੰਗਿ ਕਲੂਖਤ  
 ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਉਹਾ  
 ਸੁਹੇਲਾ ॥ ਸਾਧਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ

ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ  
 ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥੯॥ ਸਾਧ ਕੈ ਸੰਗਿ ਸੁਨਉ  
 ਹਰਿ ਨਾਉ ॥ ਸਾਧਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ  
 ਨ ਮਨ ਤੇ ਬਿਸਰੈ ॥ ਸਾਧਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ  
 ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧਸੰਗਿ  
 ਭਏ ਆਗਿਆਕਾਰੀ ॥ ਸਾਧਸੰਗਿ ਰਾਤਿ ਭਈ ਹਮਾਰੀ ॥ ਸਾਧ ਕੈ  
 ਸੰਗਿ ਮਿਟੇ ਸਭਿ ਰੋਗ ॥ ਨਾਨਕ ਸਾਧ ਭੇਟੇ ਸੰਜੋਗ ॥੧॥ ਸਾਧ  
 ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥  
 ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ  
 ਭਰਪੁਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ

ਬੇਅੰਤ ॥ ਸਾਧ ਕੀ ਸੋਭਾ ਉਚ ਤੇ ਉਚੀ ॥ ਸਾਧ ਕੀ ਸੋਭਾ ਮੂਚ  
 ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ  
 ਭੇਦੁ ਨ ਭਾਈ ॥੮॥੭॥ ਸਲੋਕੁ ॥ ਮਨਿ ਸਾਚਾ ਮੁਖਿ ਸਾਚਾ ਸੋਇ ॥  
 ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬ੍ਰਹਮ  
 ਗਿਆਨੀ ਹੋਇ ॥੯॥ ਅਸਟਪਦੀ ॥ ਬ੍ਰਹਮ ਗਿਆਨੀ ਸਦਾ  
 ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ  
 ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ  
 ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥  
 ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੇਦੈ ਕੋਊ  
 ਚੰਦ੍ਰਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ

ਪਾਵਕ ਕਾ ਸਹਜ ਸੁਭਾਉ ॥੧॥ ਬ੍ਰਹਮ ਗਿਆਨੀ ਨਿਰਮਲ ਤੇ  
 ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ  
 ਹੋਏ ਪ੍ਰਗਾਸੁ ॥ ਜੈਸੇ ਧਰ ਉਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ  
 ਮਿਤ੍ਰ ਸਤ੍ਤੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥  
 ਬ੍ਰਹਮ ਗਿਆਨੀ ਉਚ ਤੇ ਉਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥  
 ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥  
 ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ  
 ਚੀਨਾ ॥ ਬ੍ਰਹਮ ਗਿਆਨੀ ਕੀ ਸਭ ਉਪਰਿ ਮਇਆ ॥ ਬ੍ਰਹਮ  
 ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ  
 ਸਮਦਰਸੀ ॥ ਬ੍ਰਹਮ ਗਿਆਨੀ ਕੀ ਦ੍ਰਿਸ਼ਟਿ ਅੰਮ੍ਰਿਤੁ ਬਰਸੀ ॥

ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਨਿਰਮਲ  
 ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ  
 ਗਿਆਨੀ ਕਾ ਬ੍ਰਹਮ ਧਿਆਨੁ ॥੩॥ ਬ੍ਰਹਮ ਗਿਆਨੀ ਏਕ ਉਪਰਿ  
 ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ  
 ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥  
 ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ  
 ਬੰਧਾ ॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ  
 ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਰਗਲ ਉਧਾਰੁ ॥ ਨਾਨਕ  
 ਬ੍ਰਹਮ ਗਿਆਨੀ ਜਪੈ ਸਰਗਲ ਸੰਸਾਰੁ ॥੪॥ ਬ੍ਰਹਮ ਗਿਆਨੀ ਕੈ  
 ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ ਬ੍ਰਹਮ ਗਿਆਨੀ

ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮ  
 ਗਿਆਨੀ ਸਦਾ ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ  
 ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ  
 ਗਿਆਨੀ ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ  
 ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥ ਬ੍ਰਹਮ  
 ਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥  
 ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ਬ੍ਰਹਮ ਗਿਆਨੀ ਕਾ ਨਿਰਮਲ  
 ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ  
 ਕਾ ਬਡ ਪਰਤਾਪ ॥ ਬ੍ਰਹਮ ਗਿਆਨੀ ਕਾ ਦਰਸੁ ਬਡਭਾਰੀ ਪਾਈਐ ॥  
 ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ

ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥  
 ਈ ॥ ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮ ਗਿਆਨੀ  
 ਕੈ ਸਰਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ ਕਉਨ ਜਾਨੈ  
 ਭੇਦ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ਬ੍ਰਹਮ ਗਿਆਨੀ ਕਾ  
 ਕਬਿਆ ਨ ਜਾਇ ਅਧਾਖੂਰੁ ॥ ਬ੍ਰਹਮ ਗਿਆਨੀ ਸਰਬ ਕਾ  
 ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮ  
 ਗਿਆਨੀ ਕੀ ਰਾਤਿ ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ  
 ਕਾ ਅੰਤੁ ਨ ਪਾਚੁ ॥ ਨਾਨਕ ਬ੍ਰਹਮ ਗਿਆਨੀ ਕਉ ਸਦਾ  
 ਨਮਸਕਾਰੁ ॥੭॥ ਬ੍ਰਹਮ ਗਿਆਨੀ ਸਭ ਸਿਸ਼ਟਿ ਕਾ ਕਰਤਾ ॥  
 ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮ ਗਿਆਨੀ

ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੁਰਨ ਪੁਰਖੁ  
 ਬਿਧਾਤਾ ॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ  
 ਸਭ ਉਪਰਿ ਹਾਥੁ ॥ ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥ ਬ੍ਰਹਮ  
 ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ  
 ਗਿਆਨੀ ਬਨੀ ॥ ਨਾਨਕ ਬ੍ਰਹਮ ਗਿਆਨੀ ਸਰਬ ਕਾਧਨੀ ॥੮॥੮॥  
 ਸਲੋਕੁ ॥ ਉਰਿ ਧਾਰੈ ਜੋ ਅੰਤਰਿ ਨਾਮੁ ॥ ਸਰਬ ਮੈ ਪੇਖੈ ਭਗਵਾਨੁ ॥  
 ਨਿਮਖ ਨਿਮਖ ਠਾਕੁਰ ਨਮਸਕਾਰੈ ॥ ਨਾਨਕ ਓਹੁ ਅਪਰਸੁ ਸਗਲ  
 ਨਿਸਤਾਰੈ ॥੧॥ ਅਸਟਪਦੀ ॥ ਮਿਥਿਆ ਨਾਹੀ ਰਸਨਾ ਪਰਸ ॥  
 ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥  
 ਸਾਧ ਕੀ ਟਹਲ ਸੰਤਸੰਗਿ ਹੇਤ ॥ ਕਰਨ ਨ ਸੁਨੈ ਕਾਹੁ ਕੀ ਨਿੰਦਾ ॥

ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ ਬਿਖਿਆ  
 ਪਰਹਰੈ ॥ ਮਨ ਕੀ ਬਾਸਨਾ ਮਨ ਤੇ ਟਰੈ ॥ ਇੰਦ੍ਰੀ ਜਿਤ ਪੰਚ ਦੋਖ  
 ਤੇ ਰਹਤ ॥ ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥ ਬੈਸਨੋ ਸੋ  
 ਜਿਸੁ ਉਪਰਿ ਸੁਪ੍ਰਸੰਨ ॥ ਬਿਸਨ ਕੀ ਮਾਇਆ ਤੇ ਹੋਇ ਭਿੰਨ ॥  
 ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ  
 ਧਰਮ ॥ ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਰਾਤਿ  
 ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨ ਗੋਪਾਲ ॥  
 ਸਭ ਉਪਰਿ ਹੋਵਤ ਕਿਰਪਾਲ ॥ ਆਪਿ ਦ੍ਰਿੜੈ ਅਵਰਹ ਨਾਮੁ  
 ਜਪਾਵੈ ॥ ਨਾਨਕ ਓਹੁ ਬੈਸਨੋ ਪਰਮ ਰਾਤਿ ਪਾਵੈ ॥੨॥ ਭਰਾਉਤੀ  
 ਕਰਾਵੰਤ ਭਰਾਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥

ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥  
 ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਉਤਮ  
 ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ  
 ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ  
 ਭਗਉਤੀ ਭਗਵੰਤ ਕਉ ਪਾਵੈ ॥੩॥ ਸੋ ਪੰਡਿਤੁ ਜੋ ਮਨੁ ਪਰਬੋਧੈ ॥  
 ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਨਾਮ ਸਾਰੁ ਰਸੁ ਪੀਵੈ ॥ ਉਸੁ  
 ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ  
 ਬਸਾਵੈ ॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ  
 ਬੂੜੈ ਮੂਲ ॥ ਸੂਖਮ ਮਹਿ ਜਾਨੈ ਅਸਥੂਲੁ ॥ ਚਹੁ ਵਰਨਾ ਕਉ ਦੇ  
 ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥ ਬੀਜ

ਮੰਤੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥  
 ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥  
 ਕਰਿ ਕਿਰਪਾ ਅੰਤਰਿ ਉਰ ਧਾਰੈ ॥ ਪਸੁ ਪ੍ਰੇਤ ਮੁਘਦ ਪਾਥਰ ਕਉ  
 ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ  
 ਗੁਣ ਰਾਮ ॥ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ  
 ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥ ਜਿਸ ਕੈ ਮਨਿ  
 ਪਾਰਬ੍ਰਹਮ ਕਾ ਨਿਵਾਸੁ ॥ ਤਿਸ ਕਾ ਨਾਮੁ ਸਤਿ ਰਾਮਦਾਸੁ ॥  
 ਅਾਤਮ ਰਾਮੁ ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ  
 ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ  
 ਦਰਗਹ ਪਰਵਾਨੁ ॥ ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥

ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਰਗਲ ਸੰਗਿ ਆਤਮ ਉਦਾਸੁ ॥  
 ਐਸੀ ਜੁਗਤਿ ਨਾਨਕ ਰਾਮਦਾਸੁ ॥੬॥ ਪ੍ਰਭ ਕੀ ਆਗਿਆ ਆਤਮ  
 ਹਿਤਾਵੈ ॥ ਜੀਵਨ ਮੁਕਤਿ ਸੋਉ ਕਹਾਵੈ ॥ ਤੈਸਾ ਹਰਖ ਤੈਸਾ ਉਸੁ  
 ਸੋਗੁ ॥ ਸਦਾ ਅਨੰਦੁ ਤਹ ਨਹੀਂ ਬਿਉਗੁ ॥ ਤੈਸਾ ਸੁਵਰਨੁ ਤੈਸੀ  
 ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਤੈਸਾ ਮਾਨੁ ਤੈਸਾ  
 ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ  
 ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥  
 ਪਾਰਬ੍ਰਹਮ ਕੇ ਸਰਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ  
 ਨਾਉ ॥ ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ  
 ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ

ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ  
 ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥ ਸਿਮਰਿ  
 ਸਿਮਰਿ ਨਾਨਕ ਭਏ ਨਿਹਾਲ ॥੯॥੯॥ ਸਲੋਕੁ ॥ ਉਸਤਤਿ ਕਰਹਿ  
 ਅਨੇਕ ਜਨ ਅੰਤੁ ਨ ਪਾਰਾਵਾਰ ॥ ਨਾਨਕ ਰਚਨਾ ਪ੍ਰਭਿ ਰਚੀ  
 ਬਹੁ ਬਿਧਿ ਅਨਿਕ ਪ੍ਰਕਾਰ ॥੧॥ ਅਸਟਪਦੀ ॥ ਕਈ ਕੋਟਿ ਹੋਏ  
 ਪੂਜਾਰੀ ॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ  
 ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ  
 ਬੇਦ ਕੇ ਸੌਤੇ ॥ ਕੋਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ  
 ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ  
 ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ

ਪਾਵਹਿ ॥੧॥ ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ  
 ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ  
 ਆਤਮ ਨਿਕੋਰ ॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ  
 ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥  
 ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ  
 ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥ ਕਈ  
 ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ  
 ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਪਾਥਰ ਬਿਰਖ ਨਿਪਜਾਏ ॥  
 ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥  
 ਕਈ ਕੋਟਿ ਸਸੀਅਰ ਸੂਰ ਨਖੜ੍ਹ ॥ ਕਈ ਕੋਟਿ ਦੇਵ ਦਾਨਵ ਇੰਦ੍ਰ

ਸਿਰਿ ਡੜ੍ਹੁ ॥ ਸਰਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ  
 ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥ ਕਈ ਕੋਟਿ ਰਾਜਸ ਤਾਮਸ  
 ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ ਕਈ  
 ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ  
 ਕੋਟਿ ਕੀਏ ਚਿਰ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥  
 ਕਈ ਕੋਟਿ ਜਖੁ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ  
 ਮ੍ਰਿਗਾਚ ॥ ਸਭ ਤੇ ਨੇਰੈ ਸਭਹੁ ਤੇ ਦੂਰਿ ॥ ਨਾਨਕ ਆਪਿ ਅਲਿਪਤੁ  
 ਰਹਿਆ ਭਰਪੂਰਿ ॥੪॥ ਕਈ ਕੋਟਿ ਪਾਤਾਲ ਕੇ ਵਾਸੀ ॥ ਕਈ  
 ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ  
 ਮਰਹਿ ॥ ਕਈ ਕੋਟਿ ਬਹੁ ਜੋਨੀ ਫਿਰਹਿ ॥ ਕਈ ਕੋਟਿ ਬੈਠਤ ਹੀ

ਖਾਹਿ ॥ ਕਈ ਕੋਟਿ ਘਾਲਹਿ ਬਕਿ ਪਾਹਿ ॥ ਕਈ ਕੋਟਿ ਕੀਏ  
 ਧਨਵੰਤ ॥ ਕਈ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ  
 ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭੁ ਕੈ ਹਾਥੇ ॥੫॥ ਕਈ  
 ਕੋਟਿ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥  
 ਕਈ ਕੋਟਿ ਪ੍ਰਭੁ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ ਲਹੰਤੇ ॥  
 ਕਈ ਕੋਟਿ ਦਰਸਨ ਪ੍ਰਭੁ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ  
 ਅਬਿਨਾਸ ॥ ਕਈ ਕੋਟਿ ਮਾਗਹਿ ਸਤਸੰਗੁ ॥ ਪਾਰਬ੍ਰਹਮ ਤਿਨ  
 ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ  
 ਸਦਾ ਧਨਿ ਧੰਨਿ ॥੬॥ ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ  
 ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ

ਕੀਨੋ ਬਿਸਥਾਰ ॥ ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ  
 ਏਕੰਕਾਰ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭੁ ਤੇ ਹੋਏ ਪ੍ਰਭੁ ਮਾਹਿ  
 ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ  
 ਪ੍ਰਭੁ ਸੋਇ ॥੧॥ ਕਈ ਕੋਟਿ ਪਾਰਬ੍ਰਹਮ ਕੇ ਦਾਸ ॥ ਤਿਨ ਹੋਵਤ  
 ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ  
 ਏਕੋ ਨੇਤ੍ਰੇ ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ  
 ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ  
 ਸੁਖਿ ਸਹਜਿ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥  
 ਨਾਨਕ ਓਇ ਪਰਮੇਸ਼ੁਰ ਕੇ ਪਿਆਰੇ ॥੮॥੧੦॥ ਸਲੋਕੁ ॥ ਕਰਣ  
 ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ

ਜਲਿ ਬਲਿ ਮਹੀਅਲਿ ਸੋਇ ॥੧॥ ਅਸਟਪਦੀ ॥ ਕਰਨ ਕਰਾਵਨ  
 ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਬਾਪਿ  
 ਉਥਾਪਨਹਾਰਾ ॥ ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ  
 ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥ ਹੁਕਮੇ ਉਚ ਨੀਚ  
 ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ  
 ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ ਸਮਾਈ ॥੧॥  
 ਪ੍ਰਭੁ ਭਾਵੈ ਮਾਨੁਖ ਗਤਿ ਪਾਵੈ ॥ ਪ੍ਰਭੁ ਭਾਵੈ ਤਾ ਪਾਖਰ ਤਰਾਵੈ ॥  
 ਪ੍ਰਭੁ ਭਾਵੈ ਬਿਨੁ ਸਾਸ ਤੇ ਰਾਖੈ ॥ ਪ੍ਰਭੁ ਭਾਵੈ ਤਾ ਹਰਿ ਗੁਣ ਭਾਖੈ ॥  
 ਪ੍ਰਭੁ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥  
 ਦੂਹਾ ਸਿਰਿਆ ਕਾ ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥

ਜੋ ਭਾਵੈ ਸੋ ਕਾਰ ਕਰਾਵੈ ॥ ਨਾਨਕ ਦ੍ਰਿਸ਼ਟੀ ਅਵਰੁ ਨ ਆਵੈ ॥੨॥  
 ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥  
 ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ  
 ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ  
 ਆਪ ਬਚੈ ॥ ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ  
 ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥  
 ਨਾਨਕ ਤੇ ਜਨ ਨਾਮਿ ਮਿਲੇਇ ॥੩॥ ਖਿਨ ਮਹਿ ਨੀਚ ਕੀਟ ਕਉ  
 ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥ ਜਾ ਕਾ ਦ੍ਰਿਸ਼ਟਿ ਕਛੂ ਨ  
 ਆਵੈ ॥ ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥ ਜਾ ਕਉ ਅਪੁਨੀ  
 ਕਰੈ ਬਖਸੀਸ ॥ ਤਾ ਕਾ ਲੇਖਾ ਨ ਗਨੈ ਜਗਦੀਸ ॥ ਜੀਉ ਪਿੰਡੁ

ਸਭ ਤਿਸ ਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥ ਅਪਨੀ  
 ਬਣਤ ਆਪਿ ਬਨਾਈ ॥ ਨਾਨਕ ਜੀਵੈ ਦੇਖਿ ਬਡਾਈ ॥੪॥ ਇਸ  
 ਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ ॥  
 ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥  
 ਕਬਹੂ ਉਚ ਨੀਚ ਮਹਿ ਬਸੈ ॥ ਕਬਹੂ ਸੋਗ ਹਰਖ ਰੰਗਿ ਹਸੈ ॥  
 ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਉਭ ਅਕਾਸ ਪਇਆਲ ॥  
 ਕਬਹੂ ਬੇਤਾ ਬ੍ਰਹਮ ਬੀਚਾਰ ॥ ਨਾਨਕ ਆਪਿ ਮਿਲਾਵਣਹਾਰ ॥੫॥  
 ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥  
 ਕਬਹੂ ਮਹਾ ਕ੍ਰੋਧ ਬਿਕਰਾਲ ॥ ਕਬਹੂ ਸਰਬ ਕੀ ਹੋਤ ਰਵਾਲ ॥  
 ਕਬਹੂ ਹੋਇ ਬਹੈ ਬਡ ਰਾਜਾ ॥ ਕਬਹੂ ਭੇਖਾਰੀ ਨੀਚ ਕਾ ਸਾਜਾ ॥

ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥  
 ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਪ੍ਰਸਾਦਿ ਨਾਨਕ ਸਚੁ  
 ਕਹੈ ॥੬॥ ਕਬਹੂ ਹੋਇ ਪੰਡਿਤੁ ਕਰੇ ਬਖਾਨੁ ॥ ਕਬਹੂ ਮੌਨਿ ਧਾਰੀ  
 ਲਾਵੈ ਧਿਆਨੁ ॥ ਕਬਹੂ ਤਟ ਤੀਰਥ ਇਸਨਾਨੁ ॥ ਕਬਹੂ ਸਿਧ  
 ਸਾਧਿਕ ਮੁਖਿ ਗਿਆਨੁ ॥ ਕਬਹੂ ਕੀਟ ਹਸਤਿ ਪਤੰਗ ਹੋਇ  
 ਜੀਆ ॥ ਅਨਿਕ ਜੋਨਿ ਭਰਮੈ ਭਰਮੀਆ ॥ ਨਾਨਾ ਰੂਪ ਜਿਉ  
 ਸੂਗੀ ਦਿਖਾਵੈ ॥ ਜਿਉ ਪ੍ਰਭੁ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ  
 ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥੭॥ ਕਬਹੂ ਸਾਧਸੰਗਤਿ  
 ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ  
 ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ

ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥  
 ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ  
 ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ਼੍ਰਾਮ ॥ ਨਾਨਕ ਪ੍ਰਭੁ ਕੈ ਸਦ  
 ਕੁਰਬਾਨ ॥੮॥੧੧॥ ਸਲੋਕੁ ॥ ਸੁਖੀ ਬਸੈ ਮਸਕੀਨੀਆ ਆਪੁ  
 ਨਿਵਾਰਿ ਤਲੇ ॥ ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥  
 ਅਸਟਪਦੀ ॥ ਜਿਸ ਕੈ ਅੰਤਰਿ ਰਾਜ ਅਭਿਮਾਨੁ ॥ ਸੋ ਨਰਕਪਾਤੀ  
 ਹੋਵਤ ਸੁਆਨੁ ॥ ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤ ਬਿਸਟਾ ਕਾ  
 ਜੰਤੁ ॥ ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ  
 ਭੁਮਾਵੈ ॥ ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ ਅੰਧਾ  
 ਅਗਿਆਨੁ ॥ ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥

ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ ਧਨਵੰਤਾ ਹੋਇ ਕਰਿ  
 ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ਬਹੁ ਲਸਕਰ  
 ਮਾਨੁਖ ਉਪਰਿ ਕਰੇ ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸ ॥  
 ਸਭ ਤੇ ਆਪ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ ॥  
 ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮ ਰਾਇ ਤਿਸੁ ਕਰੇ ਖੁਆਰੀ ॥  
 ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ਸੌ ਜਨੁ ਨਾਨਕ ਦਰਗਾਹ  
 ਪਰਵਾਨੁ ॥੨॥ ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ  
 ਬਿਰਥਾਰੇ ॥ ਅਨਿਕ ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗਾ  
 ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ ਆਤਮ ਨਹੀ  
 ਦੁਵੈ ॥ ਹਰਿ ਦਰਗਾਹ ਕਹੁ ਕੈਸੇ ਗਵੈ ॥ ਆਪਸ ਕਉ ਜੋ ਭੁਲਾ

ਕਹਾਵੈ ॥ ਤਿਸਹਿ ਭਲਾਈ ਨਿਕਾਟਿ ਨ ਆਵੈ ॥ ਸਰਬ ਕੀ ਰੇਨ  
ਜਾ ਕਾ ਮਨੁ ਹੋਇ ॥ ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥  
ਜਬ ਲਗੁ ਜਾਨੈ ਮੁੜ ਤੇ ਕਛੁ ਹੋਇ ॥ ਤਥ ਇਸ ਕਉ ਸੁਖੁ ਨਾਹੀ  
ਕੋਇ ॥ ਜਬ ਇਹ ਜਾਨੈ ਮੈ ਕਿਛੁ ਕਰਤਾ ॥ ਤਥ ਲਗੁ ਗਰਭ ਜੋਨਿ  
ਮਹਿ ਫਿਰਤਾ ॥ ਜਬ ਧਾਰੈ ਕੋਊ ਬੈਰੀ ਮੀਤੁ ॥ ਤਥ ਲਗੁ ਨਿਹਚਲੁ  
ਨਾਹੀ ਚੀਤੁ ॥ ਜਬ ਲਗੁ ਮੋਹ ਮਰਾਨ ਸੰਗਿ ਮਾਇ ॥ ਤਥ ਲਗੁ  
ਧਰਮ ਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ਗੁਰ  
ਪ੍ਰਸਾਦਿ ਨਾਨਕ ਹਉ ਛੂਟੈ ॥੪॥ ਸਹਸ ਖਟੇ ਲਖ ਕਉ ਉਠਿ  
ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ ਅਨਿਕ ਭੋਗ  
ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥ ਬਿਨਾ ਸੰਤੁਖ

ਨਹੀ ਕੋਊ ਰਾਜੈ ॥ ਸੁਪਨ ਮਨੋਰਥ ਬਿਖੇ ਸਭ ਕਾਜੈ ॥ ਨਾਮ ਰੰਗਿ  
 ਸਰਬ ਸੁਖੁ ਹੋਇ ॥ ਬਡਭਾਰੀ ਕਿਸੈ ਪਰਾਪਤਿ ਹੋਇ ॥ ਕਰਨ  
 ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥੫॥  
 ਕਰਨ ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥  
 ਜੈਸੀ ਦ੍ਰਿਸ਼ਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥  
 ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੁ ਕੈ ਸੰਗਿ ॥  
 ਬੁਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥ ਮਰੈ  
 ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥੬॥  
 ਆਪਿ ਉਪਦੇਸੈ ਸਮਝੈ ਆਪਿ ॥ ਆਪੇ ਰਚਿਆ ਸਭ ਕੈ ਸਾਥਿ ॥  
 ਆਪਿ ਕੀਨੋ ਆਪਨ ਬਿਸਥਾਰੁ ॥ ਸਭੁ ਕਛੁ ਉਸ ਕਾ ਉਹ

ਕਰਨੈਹਾਰੁ ॥ ਉਸ ਤੇ ਭਿੰਨ ਕਹਹੁ ਕਿਛੁ ਹੋਇ ॥ ਬਾਨ ਬਨੰਤਰਿ  
 ਏਕੈ ਸੋਇ ॥ ਅਪੁਨੇ ਚਲਿਤ ਆਪਿ ਕਰਣੈਹਾਰ ॥ ਕਉਤਕ ਕਰੈ  
 ਰੰਗ ਆਪਾਰ ॥ ਮਨ ਮਹਿ ਆਪਿ ਮਨ ਅਪੁਨੇ ਮਾਹਿ ॥ ਨਾਨਕ  
 ਕੀਮਤਿ ਕਹਨੁ ਨ ਜਾਇ ॥੭॥ ਸਤਿ ਸਤਿ ਸਤਿ ਪ੍ਰਭੁ ਸੁਆਮੀ ॥  
 ਗੁਰ ਪਰਸਾਦਿ ਕਿਨੈ ਵਖਿਆਨੀ ॥ ਸਚੁ ਸਚੁ ਸਚੁ ਸਭੁ ਕੀਨਾ ॥  
 ਕੋਟਿ ਮਧੇ ਕਿਨੈ ਬਿਰਲੈ ਚੀਨਾ ॥ ਭਲਾ ਭਲਾ ਭਲਾ ਤੇਰਾ ਰੂਪ ॥  
 ਅਤਿ ਸੁੰਦਰ ਅਪਾਰ ਅਨੂਪ ॥ ਨਿਰਮਲ ਨਿਰਮਲ ਨਿਰਮਲ ਤੇਰੀ  
 ਬਾਣੀ ॥ ਘਟਿ ਘਟਿ ਸੁਨੀ ਸ੍ਰਵਨ ਬਖਾਣੀ ॥ ਪਵਿਤ੍ਰ ਪਵਿਤ੍ਰ  
 ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥  
 ਸਲੋਕੁ ॥ ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥ ਸੰਤ

ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥ ਅਸਟਪਦੀ ॥  
 ਸੰਤ ਕੈ ਦੂਖਨਿ ਆਰਜਾ ਘਟੈ ॥ ਸੰਤ ਕੈ ਦੂਖਨਿ ਜਮ ਤੇ ਨਹੀ  
 ਡੁਟੈ ॥ ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥ ਸੰਤ ਕੈ ਦੂਖਨਿ ਨਰਕ  
 ਮਹਿ ਪਾਇ ॥ ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥ ਸੰਤ ਕੈ ਦੂਖਨਿ  
 ਸੋਭਾ ਤੇ ਹੀਨ ॥ ਸੰਤ ਕੈ ਹਤੇ ਕਉ ਰਖੈ ਨ ਕੋਇ ॥ ਸੰਤ ਕੈ ਦੂਖਨਿ  
 ਥਾਨ ਭੁਸਟੁ ਹੋਇ ॥ ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥ ਨਾਨਕ  
 ਸੰਤਸੰਗਿ ਨਿੰਦਕੁ ਭੀ ਤਰੈ ॥੧॥ ਸੰਤ ਕੇ ਦੂਖਨ ਤੇ ਮੁਖੁ ਭਵੈ ॥  
 ਸੰਤਨ ਕੈ ਦੂਖਨਿ ਕਾਗ ਜਿਓ ਲਵੈ ॥ ਸੰਤਨ ਕੈ ਦੂਖਨਿ ਸਰਪ  
 ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ ਸੰਤਨ  
 ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥ ਸੰਤ ਕੈ ਦੂਖਨਿ ਸਭੁ ਕੋ ਛਲੈ ॥

ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥ ਸੰਤ ਕੈ ਦੂਖਨਿ ਨੀਚੁ  
 ਨੀਚਾਇ ॥ ਸੰਤ ਦੋਖੀ ਕਾ ਥਾਉ ਕੋ ਨਾਹਿ ॥ ਨਾਨਕ ਸੰਤ ਭਾਵੈ  
 ਤਾ ਓਇ ਭੀ ਗਤਿ ਪਾਹਿ ॥੨॥ ਸੰਤ ਕਾ ਨਿੰਦਕੁ ਮਹਾ ਅਤਤਾਈ ॥  
 ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥ ਸੰਤ ਕਾ ਨਿੰਦਕੁ ਮਹਾ  
 ਹਤਿਆਰਾ ॥ ਸੰਤ ਕਾ ਨਿੰਦਕੁ ਪਰਮੇਸ਼ੁਰਿ ਮਾਰਾ ॥ ਸੰਤ ਕਾ  
 ਨਿੰਦਕੁ ਰਾਜ ਤੇ ਹੀਨੁ ॥ ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥  
 ਸੰਤ ਕੇ ਨਿੰਦਕ ਕਉ ਸਰਬ ਰੋਗ ॥ ਸੰਤ ਕੇ ਨਿੰਦਕ ਕਉ ਸਦਾ  
 ਬਿਜੋਗ ॥ ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ ਨਾਨਕ ਸੰਤ ਭਾਵੈ  
 ਤਾ ਉਸ ਕਾ ਭੀ ਹੋਇ ਮੌਖੁ ॥੩॥ ਸੰਤ ਕਾ ਦੋਖੀ ਸਦਾ ਅਪਵਿਤੁ ॥  
 ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ ਸੰਤ ਕੇ ਦੋਖੀ ਕਉ ਡਾਨੁ

ਲਾਗੈ ॥ ਸੰਤ ਕੇ ਦੋਖੀ ਕਉ ਸਭ ਤਿਆਗੈ ॥ ਸੰਤ ਕਾ ਦੋਖੀ ਮਹਾ  
 ਅਹੰਕਾਰੀ ॥ ਸੰਤ ਕਾ ਦੋਖੀ ਸਦਾ ਬਿਕਾਰੀ ॥ ਸੰਤ ਕਾ ਦੋਖੀ ਜਨਮੈ  
 ਮਰੈ ॥ ਸੰਤ ਕੀ ਦੂਖਨਾ ਸੁਖ ਤੇ ਟਰੈ ॥ ਸੰਤ ਕੇ ਦੋਖੀ ਕਉ ਨਾਹੀ  
 ਠਾਉ ॥ ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥ ਸੰਤ ਕਾ ਦੋਖੀ  
 ਅਧ ਬੀਚ ਤੇ ਟੂਟੈ ॥ ਸੰਤ ਕਾ ਦੋਖੀ ਕਿਤੈ ਕਾਜਿ ਨ ਪਹੁੰਚੈ ॥ ਸੰਤ  
 ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ ਸੰਤ ਕਾ ਦੋਖੀ ਉਝੜਿ  
 ਪਾਈਐ ॥ ਸੰਤ ਕਾ ਦੋਖੀ ਅੰਤਰ ਤੇ ਥੋਥਾ ॥ ਜਿਉ ਸਾਸ ਬਿਨਾ  
 ਮਿਰਤਕ ਕੀ ਲੋਥਾ ॥ ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥  
 ਆਪਨ ਬੀਜਿ ਆਪੇ ਹੀ ਖਾਹਿ ॥ ਸੰਤ ਕੇ ਦੋਖੀ ਕਉ ਅਵਰੁ ਨ  
 ਰਾਖਨਹਾਰੁ ॥ ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥ ਸੰਤ ਕਾ

ਦੋਖੀ ਇਉ ਬਿਲਲਾਇ ॥ ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥  
 ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥ ਜਿਉ ਪਾਵਕੁ ਈਧਨਿ ਨਹੀ  
 ਧ੍ਰਾਪੈ ॥ ਸੰਤ ਕਾ ਦੋਖੀ ਛੁਟੈ ਇਕੇਲਾ ॥ ਜਿਉ ਬੁਆੜੁ ਤਿਲੁ ਖੇਤ  
 ਮਾਹਿ ਦੁਹੇਲਾ ॥ ਸੰਤ ਕਾ ਦੋਖੀ ਧਰਮ ਤੇ ਰਹਤ ॥ ਸੰਤ ਕਾ ਦੋਖੀ  
 ਸਦ ਮਿਥਿਆ ਕਹਤ ॥ ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥  
 ਨਾਨਕ ਜੋ ਤਿਸੁ ਭਾਵੈ ਸੋਈ ਬਿਆ ॥੯॥ ਸੰਤ ਕਾ ਦੋਖੀ ਬਿਗਾੜ  
 ਰੂਪੁ ਹੋਇ ਜਾਇ ॥ ਸੰਤ ਕੇ ਦੋਖੀ ਕਉ ਦਰਗਾਹ ਮਿਲੈ ਸਜਾਇ ॥  
 ਸੰਤ ਕਾ ਦੋਖੀ ਸਦਾ ਸਹਕਾਈਐ ॥ ਸੰਤ ਕਾ ਦੋਖੀ ਨ ਮਰੈ ਨ  
 ਜੀਵਾਈਐ ॥ ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥ ਸੰਤ ਕਾ ਦੋਖੀ  
 ਉਠਿ ਚਲੈ ਨਿਰਾਸਾ ॥ ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥ ਜੈਸਾ ਭਾਵੈ

ਤੈਸਾ ਕੋਈ ਹੋਇ ॥ ਪਇਆ ਕਿਰਤੁ ਨ ਮੇਟੈ ਕੋਇ ॥ ਨਾਨਕ ਜਾਨੈ  
 ਸਚਾ ਸੋਇ ॥ ੭॥ ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥ ਸਦਾ ਸਦਾ  
 ਤਿਸ ਕਉ ਨਮਸਕਾਰੁ ॥ ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥  
 ਤਿਸਹਿ ਧਿਆਵਹੁ ਸਾਸਿ ਗਿਰਾਸਿ ॥ ਸਭੁ ਕਛੁ ਵਰਤੈ ਤਿਸ ਕਾ  
 ਕੀਆ ॥ ਜੈਸਾ ਕਰੇ ਤੈਸਾ ਕੋ ਥੀਆ ॥ ਅਪਨਾ ਖੇਲੁ ਆਪਿ  
 ਕਰਨੈਹਾਰੁ ॥ ਦੂਸਰ ਕਉਨੁ ਕਹੈ ਬੀਚਾਰੁ ॥ ਜਿਸ ਨੋ ਕ੍ਰਿਪਾ ਕਰੈ  
 ਤਿਸੁ ਆਪਨ ਨਾਮੁ ਦੇਇ ॥ ਬਡਭਾਰੀ ਨਾਨਕ ਜਨ ਸੋਇ ॥ ੮॥ ੧੩॥  
 ਸਲੋਕੁ ॥ ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ  
 ਰਾਇ ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੁਖੁ ਭਰਮੁ ਭਉ  
 ਜਾਇ ॥ ੧॥ ਅਸਟਪਦੀ ॥ ਮਾਨੁਖ ਕੀ ਟੇਕ ਬ੍ਰਿਖੀ ਸਭ ਜਾਨੁ ॥

ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ ਅਘਾਇ ॥  
 ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥  
 ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥  
 ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ  
 ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥੧॥ ਉਸਤਤਿ ਮਨ ਮਹਿ  
 ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲ  
 ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ  
 ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥ ਚਰਨ  
 ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ  
 ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਾਹ ਨਾਨਕ ਉਜਲ

ਮਥਾ ॥੨॥ ਬਡਭਾਰੀ ਤੇ ਜਨ ਜਗ ਮਾਹਿ ॥ ਸਦਾ ਸਦਾ ਹਰਿ ਕੇ  
 ਗੁਨ ਗਾਹਿ ॥ ਰਾਮ ਨਾਮ ਜੋ ਕਰਹਿ ਬੀਚਾਰ ॥ ਸੇ ਧਨਵੰਤ ਗਨੀ  
 ਸੰਸਾਰ ॥ ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥ ਸਦਾ ਸਦਾ  
 ਜਾਨਹੁ ਤੇ ਸੁਖੀ ॥ ਏਕੋ ਏਕੁ ਏਕੁ ਪਛਾਨੈ ॥ ਇਤ ਉਤ ਕੀ  
 ਓਹੁ ਸੋਝੀ ਜਾਨੈ ॥ ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥ ਨਾਨਕ  
 ਤਿਨਹਿ ਨਿਰੰਜਨੁ ਜਾਨਿਆ ॥੩॥ ਗੁਰ ਪ੍ਰਸਾਦਿ ਆਪਨ ਆਪੁ  
 ਸੁਝੈ ॥ ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥ ਸਾਧਸੰਗਿ ਹਰਿ ਹਰਿ ਜਸੁ  
 ਕਹਤ ॥ ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥ ਅਨਦਿਨੁ  
 ਕੀਰਤਨੁ ਕੇਵਲ ਬਖਾਨੁ ॥ ਗਿਹਸਤ ਮਹਿ ਸੋਈ ਨਿਰਬਾਨੁ ॥ ਏਕ  
 ਉਪਰਿ ਜਿਸੁ ਜਨ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥

ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥ ਨਾਨਕ ਤਿਸਹਿ ਨ ਲਾਗਹਿ  
 ਦੂਖ ॥੪॥ ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ  
 ਸੁਹੇਲਾ ਨਹੀਂ ਭੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ  
 ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ ॥ ਅਪੁਨੇ  
 ਕਾਰਜ ਮਹਿ ਆਪਿ ਸਮਾਇਆ ॥ ਸੋਧਤ ਸੋਧਤ ਸੋਧਤ ਸੀਝਿਆ ॥  
 ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥ ਜਬ ਦੇਖਉ ਤਬ ਸਭੁ ਕਿਛੁ  
 ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਬੂਲੁ ॥੫॥ ਨਹ ਕਿਛੁ ਜਨਮੈ  
 ਨਹ ਕਿਛੁ ਮਰੈ ॥ ਆਪਨ ਚਲਿਤੁ ਆਪ ਹੀ ਕਰੈ ॥ ਆਵਨੁ  
 ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥ ਆਗਿਆਕਾਰੀ ਧਾਰੀ ਸਭ  
 ਸ਼ਿਸਟਿ ॥ ਆਪੇ ਆਪਿ ਸਰਗਲ ਮਹਿ ਆਪਿ ॥ ਅਨਿਕ ਜੁਗਤਿ

ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥ ਧਾਰਣ  
 ਧਾਰਿ ਰਹਿਓ ਬ੍ਰਹਮੰਡ ॥ ਅਲਖ ਅਭੇਵ ਪੁਰਖ ਪਰਤਾਪ ॥ ਆਪਿ  
 ਜਪਾਏ ਤ ਨਾਨਕ ਜਾਪ ॥੬॥ ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥  
 ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭੁ ਕੇ ਸੇਵਕ ਸਗਲ  
 ਉਧਾਰਨ ॥ ਪ੍ਰਭੁ ਕੇ ਸੇਵਕ ਦੂਖ ਬਿਸਾਰਨ ॥ ਆਪੇ ਮੇਲਿ ਲਏ  
 ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ  
 ਸੋਈ ਲਾਗੈ ॥ ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ  
 ਪਾਵਹਿ ਬਿਸ਼ਾਮੁ ॥ ਨਾਨਕ ਤਿਨ ਪੁਰਖ ਕਉ ਉਤਮੁ ਕਰਿ  
 ਮਾਨੁ ॥੭॥ ਜੋ ਕਿਛੁ ਕਰੈ ਸੁ ਪ੍ਰਭੁ ਕੈ ਰੰਗਿ ॥ ਸਦਾ ਸਦਾ ਬਸੈ ਹਰਿ  
 ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ ਪਛਾਣੈ ਸੋਇ ॥

ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦਿਸਟਾਨਾ ॥  
 ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥ ਓਇ ਸੁਖ ਨਿਧਾਨ ਉਨਹੂ  
 ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭ  
 ਜਨੁ ਏਕੋ ਜਾਨੁ ॥੯॥੧੪॥ ਸਲੋਕੁ ॥ ਸਰਬ ਕਲਾ ਭਰਪੂਰ ਪ੍ਰਭ  
 ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ  
 ਬਲਿਹਾਰ ॥੧॥ ਅਸਟਪਦੀ ॥ ਟੂਟੀ ਰਾਢਨਹਾਰ ਗੁਪਾਲ ॥ ਸਰਬ  
 ਜੀਆ ਆਪੇ ਪ੍ਰਤਿਪਾਲ ॥ ਸਰਗਲ ਕੀ ਚਿੰਤਾ ਜਿਸੁ ਮਨ ਮਾਹਿ ॥  
 ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥  
 ਅਥਿਨਾਸੀ ਪ੍ਰਭੁ ਆਪੇ ਆਪਿ ॥ ਆਪਨ ਕੀਆ ਕਛੂ ਨ ਹੋਇ ॥  
 ਜੇ ਸਉ ਪ੍ਰਾਨੀ ਲੋਚੈ ਕੋਇ ॥ ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥

ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥ ਰੂਪਵੰਤੁ ਹੋਇ ਨਾਹੀ  
 ਮੈਹੈ ॥ ਪ੍ਰਭੁ ਕੀ ਜੋਤਿ ਸਰਗਲ ਘਟ ਸੋਹੈ ॥ ਧਨਵੰਤਾ ਹੋਇ ਕਿਆ  
 ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ  
 ਜੇ ਕੋਊ ਕਹਾਵੈ ॥ ਪ੍ਰਭੁ ਕੀ ਕਲਾ ਬਿਨਾ ਕਹ ਧਾਵੈ ॥ ਜੇ ਕੋ ਹੋਇ  
 ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ  
 ਪ੍ਰਸਾਦਿ ਤੂਟੈ ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥੨॥  
 ਜਿਉ ਮੰਦਰ ਕਉ ਬਾਮੈ ਬੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ  
 ਅਸਬੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ  
 ਲਗਤੁ ਨਿਸਤਰੈ ॥ ਜਿਉ ਅੰਧਕਾਰ ਦੀਪਕ ਪਰਗਾਸੁ ॥ ਗੁਰ  
 ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ

ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ  
 ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ ॥੩॥ ਮਨ  
 ਮੂਰਖ ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥  
 ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ  
 ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ  
 ਅਜਾਨ ॥ ਕਉਨ ਬਸਤੁ ਆਈ ਤੇਰੈ ਸੰਗ ॥ ਲਪਟਿ ਰਹਓ ਰਸਿ  
 ਲੋਭੀ ਪਤੰਗ ॥ ਰਾਮ ਨਾਮ ਜਪਿ ਹਿਰਦੇ ਮਾਹਿ ॥ ਨਾਨਕ ਪਤਿ  
 ਸੇਤੀ ਘਰਿ ਜਾਹਿ ॥੪॥ ਜਿਸੁ ਵਖਰ ਕਉ ਲੈਨਿ ਤੂ ਆਇਆ ॥  
 ਰਾਮ ਨਾਮੁ ਸੰਤਨ ਘਰਿ ਪਾਇਆ ॥ ਤਜਿ ਅਭਿਮਾਨੁ ਲੇਹੁ ਮਨ  
 ਮੋਲਿ ॥ ਰਾਮ ਨਾਮੁ ਹਿਰਦੇ ਮਹਿ ਤੋਲਿ ॥ ਲਾਦਿ ਖੇਪ ਸੰਤਹ ਸੰਗਿ

ਚਾਲੁ ॥ ਅਵਰ ਤਿਆਗ ਬਿਖਿਆ ਜੰਜਾਲ ॥ ਧੰਨਿ ਧੰਨਿ ਕਹੈ  
 ਸਭੁ ਕੋਇ ॥ ਮੁਖ ਉਜਲ ਹਰਿ ਦਰਗਹ ਸੋਇ ॥ ਇਹੁ ਵਾਪਾਰੁ  
 ਵਿਰਲਾ ਵਾਪਾਰੈ ॥ ਨਾਨਕ ਤਾ ਕੈ ਸਦ ਬਲਿਹਾਰੈ ॥੫॥ ਚਰਨ  
 ਸਾਧ ਕੇ ਧੋਇ ਧੋਇ ਪੀਉ ॥ ਅਰਪਿ ਸਾਧ ਕਉ ਅਪਨਾ ਜੀਉ ॥  
 ਸਾਧ ਕੀ ਧੂਰਿ ਕਰਹੁ ਇਸਨਾਨੁ ॥ ਸਾਧ ਉਪਰਿ ਜਾਈਐ ਕੁਰਬਾਨੁ ॥  
 ਸਾਧ ਸੇਵਾ ਵਡਭਾਗੀ ਪਾਈਐ ॥ ਸਾਧਸੰਗਿ ਹਰਿ ਕੀਰਤਨੁ  
 ਗਾਈਐ ॥ ਅਨਿਕ ਬਿਘਨ ਤੇ ਸਾਧੂ ਰਾਖੈ ॥ ਹਰਿ ਗੁਨ ਗਾਇ  
 ਅੰਮ੍ਰਿਤ ਰਸੁ ਚਾਖੈ ॥ ਓਟ ਗਹੀ ਸੰਤਹ ਦਰਿ ਆਇਆ ॥ ਸਰਬ  
 ਸੁਖ ਨਾਨਕ ਤਿਹ ਪਾਇਆ ॥੬॥ ਮਿਰਤਕ ਕਉ ਜੀਵਾਲਨਹਾਰ ॥  
 ਭੁਖੇ ਕਉ ਦੇਵਤ ਅਧਾਰ ॥ ਸਰਬ ਨਿਧਾਨ ਜਾ ਕੀ ਦਿਸਟੀ

ਮਾਹਿ ॥ ਪੁਰਬ ਲਿਖੇ ਕਾ ਲਹਣਾ ਪਾਹਿ ॥ ਸਭੁ ਕਿਛੁ ਤਿਸ ਕਾ  
 ਓਹੁ ਕਰਨੈ ਜੋਗੁ ॥ ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥ ਜਪਿ ਜਨ  
 ਸਦਾ ਸਦਾ ਦਿਨੁ ਰੈਣੀ ॥ ਸਭ ਤੇ ਉਚ ਨਿਰਮਲ ਇਹ ਕਰਣੀ ॥  
 ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥ ਨਾਨਕ ਸੌ ਜਨੁ ਨਿਰਮਲੁ  
 ਥੀਆ ॥੭॥ ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ  
 ਹਰਿ ਪ੍ਰਭੁ ਚੀਤਿ ॥ ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ  
 ਹਿਰਦੈ ਏਕੋ ਹੋਇ ॥ ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ ਹਿਰਦੈ  
 ਸਤਿ ਮੁਖਿ ਕਹਤ ॥ ਸਾਚੀ ਦ੍ਰਿਸ਼ਟਿ ਸਾਚਾ ਆਕਾਰੁ ॥ ਸਚੁ ਵਰਤੈ  
 ਸਾਚਾ ਪਾਸਾਰੁ ॥ ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ ਨਾਨਕ  
 ਸੌ ਜਨੁ ਸਚਿ ਸਮਾਤਾ ॥੮॥੧੫॥ ਸਲੋਕੁ ॥ ਰੂਪੁ ਨ ਰੇਖ ਨ ਰੰਗੁ

ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥ ਤਿਸਹਿ ਬੁਝਾਏ ਨਾਨਕਾ ਜਿਸੁ  
 ਹੋਵੈ ਸੁਪ੍ਰਸੰਨ ॥੧॥ ਅਸਟਪਦੀ ॥ ਅਬਿਨਾਸੀ ਪ੍ਰਭੁ ਮਨ ਮਹਿ  
 ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ ਤਿਸ ਤੇ ਪਰੈ ਨਾਹੀ ਕਿਛੁ  
 ਕੋਇ ॥ ਸਰਬ ਨਿਰੰਤਰਿ ਏਕੇ ਸੋਇ ॥ ਆਪੇ ਬੀਨਾ ਆਪੇ ਦਾਨਾ ॥  
 ਰਾਹਿਰ ਰੰਭੀਰੁ ਗਹੀਰੁ ਸੁਜਾਨਾ ॥ ਪਾਰਬ੍ਰਹਮ ਪਰਮੇਸ਼ੁਰ ਗੋਬਿੰਦ ॥  
 ਕ੍ਰਿਪਾ ਨਿਧਾਨ ਦਇਆਲ ਬਖਸੰਦ ॥ ਸਾਧ ਤੇਰੇ ਕੀ ਚਰਨੀ  
 ਪਾਉ ॥ ਨਾਨਕ ਕੈ ਮਨਿ ਇਹੁ ਅਨਰਾਉ ॥੧॥ ਮਨਸਾ ਪੂਰਨ  
 ਸਰਨਾ ਜੋਗਾ ॥ ਜੋ ਕਰਿ ਪਾਇਆ ਸੋਈ ਹੋਗੁ ॥ ਹਰਨ ਭਰਨ ਜਾ  
 ਕਾ ਨੇਤ੍ਰੁ ਛੋਰੁ ॥ ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥ ਅਨਦ ਰੂਪ ਮੰਗਲ  
 ਸਦ ਜਾ ਕੈ ॥ ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥ ਰਾਜ ਮਹਿ

ਰਾਜੂ ਜੋਗ ਮਹਿ ਜੋਗੀ ॥ ਤਪ ਮਹਿ ਤਪੀਸਰੁ ਗ੍ਰਹਸਤ ਮਹਿ  
 ਭੋਗੀ ॥ ਧਿਆਇ ਧਿਆਇ ਭਰਤਹ ਸੁਖੁ ਪਾਇਆ ॥ ਨਾਨਕ  
 ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥ ਜਾ ਕੀ ਲੀਲਾ ਕੀ  
 ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥ ਪਿਤਾ ਕਾ ਜਨਮੁ  
 ਕਿ ਜਾਨੈ ਪੂਤੁ ॥ ਸਗਲ ਪਰੋਈ ਅਪੁਨੈ ਸੂਤਿ ॥ ਸੁਮਤਿ ਗਿਆਨੁ  
 ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥ ਤਿਹੁ  
 ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥  
 ਉਚ ਨੀਚ ਤਿਸ ਕੇ ਅਸਥਾਨ ॥ ਜੈਸਾ ਜਨਾਵੈ ਤੈਸਾ ਨਾਨਕ  
 ਜਾਨ ॥੩॥ ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ  
 ਇਕ ਰੰਗ ॥ ਨਾਨਾ ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ

ਏਕੰਕਾਰੁ ॥ ਨਾਨਾ ਚਲਿਤ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ  
 ਸਭ ਠਾਇ ॥ ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ  
 ਆਪੇ ਪਾਈ ॥ ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥ ਜਪਿ  
 ਜਪਿ ਜੀਵੈ ਨਾਨਕ ਹਰਿ ਨਾਉ ॥੪॥ ਨਾਮ ਕੇ ਧਾਰੇ ਸਗਲੇ ਜੰਤ ॥  
 ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ  
 ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ  
 ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ  
 ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥  
 ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ  
 ਮਹਿ ਸੋ ਜਨੁ ਗਤਿ ਪਾਏ ॥੫॥ ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥

ਪੁਰਖੁ ਸਤਿ ਕੇਵਲ ਪਰਧਾਨੁ ॥ ਕਰਤੂਤਿ ਸਤਿ ਸਤਿ ਜਾ ਕੀ  
 ਬਾਣੀ ॥ ਸਤਿ ਪੁਰਖ ਸਭ ਮਾਹਿ ਸਮਾਣੀ ॥ ਸਤਿ ਕਰਮੁ ਜਾ ਕੀ  
 ਰਚਨਾ ਸਤਿ ॥ ਮੂਲੁ ਸਤਿ ਸਤਿ ਉਤਪਤਿ ॥ ਸਤਿ ਕਰਣੀ  
 ਨਿਰਮਲ ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥ ਸਤਿ  
 ਨਾਮੁ ਪ੍ਰਭ ਕਾ ਸੁਖਦਾਈ ॥ ਬਿਸੂਾਸੁ ਸਤਿ ਨਾਨਕ ਗੁਰ ਤੇ  
 ਪਾਈ ॥੬॥ ਸਤਿ ਬਚਨ ਸਾਧੂ ਉਪਦੇਸ ॥ ਸਤਿ ਤੇ ਜਨ ਜਾ ਕੈ  
 ਰਿਦੈ ਪ੍ਰਵੇਸ ॥ ਸਤਿ ਨਿਰਤਿ ਬੁਝੈ ਜੇ ਕੋਇ ॥ ਨਾਮੁ ਜਪਤ ਤਾ  
 ਕੀ ਗਤਿ ਹੋਇ ॥ ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ  
 ਅਪਨੀ ਮਿਤਿ ਗਤਿ ॥ ਜਿਸ ਕੀ ਸਿਸਟਿ ਸੁ ਕਰਣੈਹਾਰੁ ॥ ਅਵਰ  
 ਨ ਬੂਝਿ ਕਰਤ ਬੀਜਾਰੁ ॥ ਕਰਤੇ ਕੀ ਮਿਤਿ ਨ ਜਾਨੈ ਕੀਆ ॥

ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥ ਬਿਸਮਨ ਬਿਸਮ ਭਏ  
 ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸੂਦ ॥ ਪ੍ਰਭ ਕੈ ਰੰਗਿ  
 ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ ॥ ਓਇ ਦਾਤੇ  
 ਦੁਖ ਕਾਟਨਹਾਰ ॥ ਜਾ ਕੈ ਸੰਗਿ ਤਰੈ ਸੰਸਾਰ ॥ ਜਨ ਕਾ ਸੇਵਕੁ  
 ਸੋ ਵਡਭਾਰੀ ॥ ਜਨ ਕੈ ਸੰਗਿ ਏਕ ਲਿਵ ਲਾਰੀ ॥ ਗੁਨ ਗੋਬਿਦ  
 ਕੀਰਤਨੁ ਜਨੁ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੯॥  
 ਸਲੋਕੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭਿ ਸਚੁ ਨਾਨਕ ਹੋਸੀ  
 ਭਿ ਸਚੁ ॥੧॥ ਅਸਟਪਦੀ ॥ ਚਰਨ ਸਤਿ ਸਤਿ ਪਰਸਨਹਾਰ ॥  
 ਪੂਜਾ ਸਤਿ ਸਤਿ ਸੇਵਦਾਰ ॥ ਦਰਸਨੁ ਸਤਿ ਸਤਿ ਪੇਖਨਹਾਰ ॥  
 ਨਾਮੁ ਸਤਿ ਸਤਿ ਧਿਆਵਨਹਾਰ ॥ ਆਪਿ ਸਤਿ ਸਤਿ ਸਭ ਧਾਰੀ ॥

ਆਪੇ ਗੁਣ ਆਪੇ ਗੁਣਕਾਰੀ ॥ ਸਬਦੁ ਸਤਿ ਸਤਿ ਪ੍ਰਭੁ ਬਕਤਾ ॥  
 ਸੁਰਤਿ ਸਤਿ ਸਤਿ ਜਸੁ ਸੁਨਤਾ ॥ ਬੁਝਨਹਾਰ ਕਉ ਸਤਿ ਸਭ  
 ਹੋਇ ॥ ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥ ਸਤਿ ਸਰੂਪੁ ਰਿਦੈ  
 ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥ ਜਾ  
 ਕੈ ਰਿਦੈ ਬਿਸੂਾਸੁ ਪ੍ਰਭੁ ਆਇਆ ॥ ਤਤੁ ਗਿਆਨੁ ਤਿਸੁ ਮਨਿ  
 ਪ੍ਰਗਟਾਇਆ ॥ ਭੈ ਤੇ ਨਿਰਭਉ ਹੋਇ ਬਸਾਨਾ ॥ ਜਿਸ ਤੇ ਉਪਜਿਆ  
 ਤਿਸੁ ਮਾਹਿ ਸਮਾਨਾ ॥ ਬਸਤੁ ਮਾਹਿ ਲੇ ਬਸਤੁ ਰਾਡਾਈ ॥ ਤਾ ਕਉ  
 ਭਿੰਨ ਨ ਕਹਨਾ ਜਾਈ ॥ ਬੂੜੈ ਬੁਝਨਹਾਰੁ ਬਿਬੇਕ ॥ ਨਾਰਾਇਨ  
 ਮਿਲੇ ਨਾਨਕ ਏਕ ॥੨॥ ਠਾਕੁਰ ਕਾ ਸੇਵਕੁ ਆਗਿਆਕਾਰੀ ॥  
 ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ ਠਾਕੁਰ ਕੇ ਸੇਵਕ ਕੈ ਮਨਿ

ਪਰਤੀਤਿ ॥ ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥ ਠਾਕੁਰ ਕਉ  
 ਸੇਵਕੁ ਜਾਨੈ ਸੰਗਿ ॥ ਪ੍ਰਭੁ ਕਾ ਸੇਵਕੁ ਨਾਮ ਕੈ ਰੰਗਿ ॥ ਸੇਵਕ  
 ਕਉ ਪ੍ਰਭੁ ਪਾਲਨਹਾਰਾ ॥ ਸੇਵਕ ਕੀ ਰਾਖੈ ਨਿਰੰਕਾਰਾ ॥ ਸੋ ਸੇਵਕੁ  
 ਜਿਸੁ ਦਇਆ ਪ੍ਰਭੁ ਧਾਰੈ ॥ ਨਾਨਕ ਸੋ ਸੇਵਕੁ ਸਾਸਿ ਸਾਸਿ  
 ਸਮਾਰੈ ॥੩॥ ਅਪੁਨੇ ਜਨ ਕਾ ਪਰਦਾ ਢਾਕੈ ॥ ਅਪਨੇ ਸੇਵਕ ਕੀ  
 ਸਰਪਰ ਰਾਖੈ ॥ ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ  
 ਕਉ ਨਾਮੁ ਜਪਾਈ ॥ ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ ਤਾ  
 ਕੀ ਗਤਿ ਮਿਤਿ ਕੋਇ ਨ ਲਾਖੈ ॥ ਪ੍ਰਭੁ ਕੇ ਸੇਵਕ ਕਉ ਕੋ ਨ  
 ਪਹੂੰਚੈ ॥ ਪ੍ਰਭੁ ਕੇ ਸੇਵਕ ਉੱਚ ਤੇ ਉੱਚੇ ॥ ਜੋ ਪ੍ਰਭਿ ਅਪਨੀ ਸੇਵਾ  
 ਲਾਇਆ ॥ ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥

ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਇ ਲਾਖੈ ॥  
 ਜਿਸ ਕਾ ਸਾਸੁ ਨ ਕਾਢਤ ਆਪਿ ॥ ਤਾ ਕਉ ਰਾਖਤ ਦੇ ਕਰਿ  
 ਹਾਥ ॥ ਮਾਨਸ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ  
 ਬਿਰਬੇ ਜਾਤਿ ॥ ਮਾਰੈ ਨ ਰਾਖੈ ਅਵਰੁ ਨ ਕੋਇ ॥ ਸਰਬ ਜੀਆ  
 ਕਾ ਰਾਖਾ ਸੋਇ ॥ ਕਾਹੇ ਸੋਚ ਕਰਹਿ ਰੇ ਪ੍ਰਾਣੀ ॥ ਜਪਿ ਨਾਨਕ  
 ਪ੍ਰਭੁ ਅਲਖ ਵਿਡਾਣੀ ॥੫॥ ਬਾਰੰ ਬਾਰ ਬਾਰ ਪ੍ਰਭੁ ਜਪੀਐ ॥ ਪੀ  
 ਅੰਮ੍ਰਿਤੁ ਇਹੁ ਮਨੁ ਤਨੁ ਧੂਪੀਐ ॥ ਨਾਮ ਰਤਨੁ ਜਿਨਿ ਗੁਰਮੁਖਿ  
 ਪਾਇਆ ॥ ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ ਨਾਮੁ ਧਨੁ  
 ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ ਨਾਮ ਰਸਿ  
 ਜੋ ਜਨ ਤ੍ਰਿਪਤਾਨੇ ॥ ਮਨ ਤਨ ਨਾਮਹਿ ਨਾਮਿ ਸਮਾਨੇ ॥ ਉਠਤ

ਬੈਠਤ ਸੋਵਤ ਨਾਮ ॥ ਕਹੁ ਨਾਨਕ ਜਨ ਕੈ ਸਦ ਕਾਮ ॥੬॥ ਬੋਲਹੁ  
 ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥  
 ਕਰਹਿ ਭਰਤਿ ਆਤਮ ਕੈ ਚਾਇ ॥ ਪ੍ਰਭੁ ਅਪਨੇ ਸਿਉ ਰਹਹਿ  
 ਸਮਾਇ ॥ ਜੋ ਹੋਆ ਹੋਵਤ ਸੋ ਜਾਨੈ ॥ ਪ੍ਰਭੁ ਅਪਨੇ ਕਾ ਹੁਕਮੁ  
 ਪਛਾਨੈ ॥ ਤਿਸ ਕੀ ਮਹਿਮਾ ਕਉਨ ਬਖਾਨਉ ॥ ਤਿਸ ਕਾ ਗੁਨੁ  
 ਕਹਿ ਏਕ ਨ ਜਾਨਉ ॥ ਆਠ ਪਹਰ ਪ੍ਰਭੁ ਬਸਹਿ ਹਜੂਰੇ ॥ ਕਹੁ  
 ਨਾਨਕ ਸੇਈ ਜਨ ਪੂਰੇ ॥੭॥ ਮਨ ਮੇਰੇ ਤਿਨ ਕੀ ਓਟ ਲੇਹਿ ॥  
 ਮਨੁ ਤਨੁ ਅਪਨਾ ਤਿਨ ਜਨ ਦੇਹਿ ॥ ਜਿਨਿ ਜਨਿ ਅਪਨਾ ਪ੍ਰਭੂ  
 ਪਛਾਤਾ ॥ ਸੋ ਜਨੁ ਸਰਬ ਥੋਕ ਕਾ ਦਾਤਾ ॥ ਤਿਸ ਕੀ ਸਰਨਿ ਸਰਬ  
 ਸੁਖ ਪਾਵਹਿ ॥ ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥ ਅਵਰ

ਸਿਆਨਪ ਸਰਗਲੀ ਛਾਡੁ ॥ ਤਿਸੁ ਜਨ ਕੀ ਤੂ ਸੇਵਾ ਲਾਗੁ ॥  
 ਆਵਨੁ ਜਾਨੁ ਨ ਹੋਵੀ ਤੇਰਾ ॥ ਨਾਨਕ ਤਿਸੁ ਜਨ ਕੇ ਪੂਜਹੁ ਸਦ  
 ਪੈਰਾ ॥੮॥੧੭॥ ਸਲੋਕੁ ॥ ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ  
 ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ  
 ਗਾਉ ॥੧॥ ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥  
 ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ  
 ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ  
 ਕਾਣੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਣੈ ॥ ਸਤਿਗੁਰੁ ਸਿਖ ਕਉ  
 ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ  
 ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ

ਨਾਲਿ ਸਮਾਰੈ ॥੧॥ ਗੁਰ ਕੈ ਗ੍ਰਿਹੁ ਸੇਵਕੁ ਜੋ ਰਹੈ ॥ ਗੁਰ ਕੀ  
 ਆਗਿਆ ਮਨ ਮਹਿ ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥  
 ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ  
 ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ  
 ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ ਅਪਨੀ ਕ੍ਰਿਪਾ  
 ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥  
 ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ  
 ਜਾਨੈ ॥ ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ  
 ਕਉ ਬਲਿ ਜਾਉ ॥ ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ  
 ਪਾਰਬਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ ਜਨ ਮਹਿ ਪਾਰਬਹਮ ॥

ਏਕਹਿ ਆਪਿ ਨਹੀਂ ਕਛੁ ਭਰਮੁ ॥ ਸਹਸ ਸਿਆਨਪ ਲਇਆ ਨ  
ਜਾਈਐ ॥ ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥ ਸਫਲ  
ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਰਾਤਿ ਨਿਰਮਲ ਰੀਤਿ ॥  
ਭੇਟਤ ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਾਹ ਗਵੇ ॥  
ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ  
ਪਤੀਆਨੇ ॥ ਪੂਰਾ ਗੁਰੁ ਅਖੂਚਿ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸ਼ਟਿ  
ਪੇਖੈ ਹੋਇ ਸੰਤ ॥ ਗੁਣ ਬਿਅੰਤ ਕੀਮਤਿ ਨਹੀਂ ਪਾਇ ॥ ਨਾਨਕ  
ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥ ਜਿਹਬਾ ਏਕ ਉਸਤਤਿ  
ਅਨੇਕ ॥ ਸਤਿ ਪੁਰਖ ਪੂਰਨ ਬਿਬੇਕ ॥ ਕਾਹੂੰ ਬੌਲ ਨ ਪਹੁਚਤ  
ਪ੍ਰਾਨੀ ॥ ਅਗਮ ਅਗੋਚਰ ਪ੍ਰਭੁ ਨਿਰਬਾਨੀ ॥ ਨਿਰਾਹਾਰ ਨਿਰਵੈਰ

ਸੁਖਦਾਈ ॥ ਤਾ ਕੀ ਕੀਮਤਿ ਕਿਨੈ ਨ ਪਾਈ ॥ ਅਨਿਕ ਭਰਾਤ  
 ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥ ਸਦ  
 ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੂ  
 ਜਪਨੇ ॥੫॥ ਇਹੁ ਹਰਿ ਰਸੁ ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ  
 ਅਮਰੁ ਸੋ ਹੋਇ ॥ ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ  
 ਮਨਿ ਪ੍ਰਗਟੇ ਗੁਨਤਾਸ ॥ ਆਠ ਪਹਰ ਹਰਿ ਕਾ ਨਾਮੁ ਲੇਇ ॥ ਸਚੁ  
 ਉਪਦੇਸੁ ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ ਨ ਲੇਪੁ ॥  
 ਮਨ ਮਹਿ ਰਾਖੈ ਹਰਿ ਹਰਿ ਏਕੁ ॥ ਅੰਧਕਾਰ ਦੀਪਕ ਪਰਗਾਸੇ ॥  
 ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥ ਤਪਤਿ ਮਾਹਿ ਠਾਢਿ  
 ਵਰਤਾਈ ॥ ਅਨਦੁ ਭਇਆ ਦੁਖ ਨਾਠੇ ਭਾਈ ॥ ਜਨਮ ਮਰਨ

ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥ ਭਉ ਚੂਕਾ ਨਿਰਭਉ  
 ਹੋਇ ਬਸੇ ॥ ਸਗਲ ਬਿਆਧਿ ਮਨ ਤੇ ਖੈ ਨਾਸੇ ॥ ਜਿਸ ਕਾ ਸਾ ਤਿਨਿ  
 ਕਿਰਪਾ ਧਾਰੀ ॥ ਸਾਧਸੰਗਿ ਜਪਿ ਨਾਮੁ ਮੁਰਾਰੀ ॥ ਬਿਤਿ ਪਾਈ ਚੂਕੇ  
 ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥ ੭॥ ਨਿਰਗੁਨ  
 ਆਪਿ ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥  
 ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ ਆਪੇ  
 ਪਾਏ ॥ ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ  
 ਸੋਇ ॥ ਓਤਿ ਪੋਤਿ ਰਵਿਆ ਰੂਪ ਰੰਗ ॥ ਭਏ ਪ੍ਰਗਾਸ ਸਾਧ ਕੈ  
 ਸੰਗ ॥ ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਚ ਨਾਨਕ  
 ਬਲਿਹਾਰੀ ॥ ੮॥੧੮॥ ਸਲੋਕੁ ॥ ਸਾਥਿ ਨ ਚਾਲੈ ਬਿਨੁ ਭਜਨ

ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ  
 ਧਨੁ ਸਾਰੁ ॥੧॥ ਅਸਟਪਦੀ ॥ ਸੰਤ ਜਨਾ ਮਿਲਿ ਕਰਹੁ ਬੀਚਾਰੁ ॥  
 ਏਕੁ ਸਿਮਰਿ ਨਾਮ ਆਧਾਰੁ ॥ ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥  
 ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ ਕਰਨ ਕਾਰਨ ਸੋ ਪ੍ਰਭੁ  
 ਸਮਰਥੁ ॥ ਦ੍ਰਿੜੁ ਕਰਿ ਗਹਰੁ ਨਾਮੁ ਹਰਿ ਵਖੁ ॥ ਇਹੁ ਧਨੁ ਸੰਚਹੁ  
 ਹੋਵਹੁ ਭਗਵੰਤ ॥ ਸੰਤ ਜਨਾ ਕਾ ਨਿਰਮਲ ਮੰਤ ॥ ਏਕ ਆਸ  
 ਰਾਖਹੁ ਮਨ ਮਾਹਿ ॥ ਸਰਬ ਰੋਗ ਨਾਨਕ ਮਿਟਿ ਜਾਹਿ ॥੧॥ ਜਿਸੁ  
 ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ  
 ਪਾਵਹਿ ॥ ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥ ਸੋ ਸੁਖੁ ਸਾਧੁ  
 ਸੰਗਿ ਪਰੀਤਿ ॥ ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ

ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗ  
 ਮਿਟੈ ਹਰਿ ਅਵਖਧੁ ਲਾਇ ॥ ਸਰਬ ਨਿਧਾਨ ਮਹਿ ਹਰਿ ਨਾਮੁ  
 ਨਿਧਾਨੁ ॥ ਜਪਿ ਨਾਨਕ ਦਰਗਹਿ ਪਰਵਾਨੁ ॥੨॥ ਮਨੁ ਪਰਬੋਧਹੁ  
 ਹਰਿ ਕੈ ਨਾਇ ॥ ਦਹ ਦਿਸਿ ਧਾਵਤ ਆਵੈ ਠਾਇ ॥ ਤਾ ਕਉ  
 ਬਿਘਨੁ ਨ ਲਾਗੈ ਕੋਇ ॥ ਜਾ ਕੈ ਰਿਦੈ ਬਸੈ ਹਰਿ ਸੋਇ ॥ ਕਲਿ  
 ਤਾਤੀ ਠਾਂਢਾ ਹਰਿ ਨਾਉ ॥ ਸਿਮਰਿ ਸਿਮਰਿ ਸਦਾ ਸੁਖ ਪਾਉ ॥  
 ਭਉ ਬਿਨਸੈ ਪੂਰਨ ਹੋਇ ਆਸ ॥ ਭਰਾਤਿ ਭਾਇ ਆਤਮ ਪਰਗਾਸ ॥  
 ਤਿਤੁ ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ ਕਾਟੀ ਜਮ  
 ਫਾਸੀ ॥੩॥ ਤਤੁ ਬੀਜਾਰੁ ਕਹੈ ਜਨੁ ਸਾਚਾ ॥ ਜਨਮਿ ਮਰੈ ਸੋ ਕਾਚੇ  
 ਕਾਚਾ ॥ ਆਵਾ ਗਵਨੁ ਮਿਟੈ ਪ੍ਰਭੁ ਸੇਵ ॥ ਆਪੁ ਤਿਆਗਿ ਸਰਨਿ

ਗੁਰਦੇਵ ॥ ਇਉ ਰਤਨ ਜਨਮ ਕਾ ਹੋਇ ਉਧਾਰੁ ॥ ਹਰਿ ਹਰਿ  
 ਸਿਮਰਿ ਪ੍ਰਾਨ ਆਧਾਰੁ ॥ ਅਨਿਕ ਉਪਾਵ ਨ ਛੁਟਨਹਾਰੇ ॥ ਸਿੰਮ੍ਰਿਤਿ  
 ਸਾਸਤ ਬੇਦ ਬੀਜਾਰੇ ॥ ਹਰਿ ਕੀ ਭਗਤਿ ਕਰਹੁ ਮਨੁ ਲਾਇ ॥ ਮਨਿ  
 ਬੰਛਤ ਨਾਨਕ ਫਲ ਪਾਇ ॥੪॥ ਸੰਗਿ ਨ ਚਾਲਸਿ ਤੇਰੈ ਧਨਾ ॥  
 ਤੂੰ ਕਿਆ ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ  
 ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ਰਾਜ ਰੰਗ  
 ਮਾਇਆ ਬਿਸਥਾਰ ॥ ਇਨ ਤੇ ਕਹਹੁ ਕਵਨ ਛੁਟਕਾਰ ॥ ਅਸੁ  
 ਹਸਤੀ ਰਥ ਅਸਵਾਰੀ ॥ ਝੂਠਾ ਡੰਡੁ ਝੂਠੁ ਪਾਸਾਰੀ ॥ ਜਿਨਿ ਦੀਏ  
 ਤਿਸੁ ਬੁਝੈ ਨ ਬਿਗਾਨਾ ॥ ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥  
 ਰਾਵ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਤੁਬੈ

ਸਿਆਨੇ ॥ ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲ ਹੋਇ  
 ਤੁਮਾਰੇ ਚੀਤ ॥ ਚਰਨ ਕਮਲ ਰਾਖਹੁ ਮਨ ਮਾਹਿ ॥ ਜਨਮ ਜਨਮ  
 ਕੇ ਕਿਲਬਿਖ ਜਾਹਿ ॥ ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥  
 ਸੁਨਤ ਕਹਤ ਰਹਤ ਗਤਿ ਪਾਵਹੁ ॥ ਸਾਰ ਭੂਤ ਸਤਿ ਹਰਿ ਕੋ  
 ਨਾਉ ॥ ਸਹਜਿ ਸੁਭਾਇ ਨਾਨਕ ਗੁਨ ਰਾਉ ॥੬॥ ਗੁਨ ਰਾਵਤ  
 ਤੇਰੀ ਉਤਰਸਿ ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ  
 ਅਚਿੰਤੁ ਬਸੈ ਸੁਖ ਨਾਲਿ ॥ ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥  
 ਛਾਡਿ ਸਿਆਨਪ ਸਰਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥  
 ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ ਈਹਾ ਸੁਖੁ ਦਰਗਹ ਜੈਕਾਰੁ ॥  
 ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ

ਲੇਖੁ ॥੭॥ ਏਕੋ ਜਪਿ ਏਕੋ ਸਾਲਾਹਿ ॥ ਏਕੁ ਸਿਮਰਿ ਏਕੋ ਮਨ  
 ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕ  
 ਭਰਾਵੰਤ ॥ ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਓ ਪ੍ਰਭੁ  
 ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥ ਏਕੁ ਅਰਾਧਿ  
 ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ  
 ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥ ਸਲੋਕੁ ॥ ਫਿਰਤ ਫਿਰਤ  
 ਪ੍ਰਭੁ ਆਇਆ ਪਰਿਆ ਤਉ ਸਰਨਾਇ ॥ ਨਾਨਕ ਕੀ ਪ੍ਰਭੁ ਬੇਨਤੀ  
 ਅਪਨੀ ਭਗਤੀ ਲਾਇ ॥੧॥ ਅਸਟਪਦੀ ॥ ਜਾਚਕ ਜਨੁ ਜਾਚੈ  
 ਪ੍ਰਭੁ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ  
 ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭੁ

ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ ਚਰਨ  
 ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ  
 ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਰੈ ਨਾਮੁ ਪ੍ਰਭ  
 ਸਾਰੁ ॥੧॥ ਪ੍ਰਭ ਕੀ ਦ੍ਰਿਸ਼ਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ  
 ਬਿਰਲਾ ਕੋਇ ॥ ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ ਪੂਰਨ ਪੁਰਖ  
 ਨਹੀਂ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ  
 ਕੈ ਸੰਗਿ ॥ ਪਰੇ ਸਰਨਿ ਆਨ ਸਭ ਤਿਆਗਿ ॥ ਅੰਤਰਿ ਪ੍ਰਗਾਸ  
 ਅਨਦਿਨੁ ਲਿਵ ਲਾਗਿ ॥ ਬਡਭਾਰੀ ਜਪਿਆ ਪ੍ਰਭੁ ਸੋਇ ॥  
 ਨਾਨਕ ਨਾਮਿ ਰਤੇ ਸੁਖੁ ਹੋਇ ॥੨॥ ਸੇਵਕ ਕੀ ਮਨਸਾ ਪੂਰੀ  
 ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ

ਹੋਇਓ ਦਇਆਲੁ ॥ ਸੇਵਕੁ ਕੀਨੇ ਸਦਾ ਨਿਹਾਲੁ ॥ ਬੰਧਨ ਕਾਟਿ  
 ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਭ੍ਰਮੁ ਗਇਆ ॥ ਇਛ  
 ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ  
 ਕਾ ਸਾ ਤਿਨਿ ਲੀਆ ਮਿਲਾਇ ॥ ਨਾਨਕ ਭਰਤੀ ਨਾਮਿ ਸਮਾਇ ॥੩॥  
 ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ ਕੀਆ  
 ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ  
 ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ ਜਿ ਅਗਨਿ ਮਹਿ  
 ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ  
 ਬਿਖੁ ਤੇ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ਗੁਰਿ ਪੂਰੈ ਤਤੁ  
 ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥

ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ  
 ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ  
 ਅਵਰਹ ਨਾਮੁ ਜਪਾਵਹੁ ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ  
 ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੁਖ ਨਿਧਿ ਨਾਮੁ ॥  
 ਬੂਡਤ ਜਾਤ ਪਾਏ ਬਿਸ਼੍ਵਾਮੁ ॥ ਸਰਗਲ ਦੂਖ ਕਾ ਹੋਵਤ ਨਾਸੁ ॥  
 ਨਾਨਕ ਨਾਮੁ ਜਪਹੁ ਗੁਨਤਾਸੁ ॥੫॥ ਉਪਜੀ ਪ੍ਰੀਤਿ ਪ੍ਰੇਮ ਰਸੁ  
 ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ ਨੇਡ੍ਰਹੁ ਪੇਖਿ ਦਰਸੁ  
 ਸੁਖੁ ਹੋਇ ॥ ਮਨੁ ਬਿਗਸੈ ਸਾਧ ਚਰਨ ਧੋਇ ॥ ਭਗਤ ਜਨਾ ਕੈ  
 ਮਨਿ ਤਨਿ ਰੰਗੁ ॥ ਬਿਰਲਾ ਕੋਊ ਪਾਵੈ ਸੰਗੁ ॥ ਏਕ ਬਸਤੁ ਦੀਜੈ  
 ਕਰਿ ਮਇਆ ॥ ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ

ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥੬॥  
 ਪ੍ਰਭੁ ਬਖਸੰਦ ਦੀਨ ਦਇਆਲ ॥ ਭਗਤਿ ਵਛਲ ਸਦਾ ਕਿਰਪਾਲ ॥  
 ਅਨਾਥ ਨਾਥ ਗੋਬਿੰਦ ਗੁਪਾਲ ॥ ਸਰਬ ਘਟਾ ਕਰਤ ਪ੍ਰਤਿਪਾਲ ॥  
 ਆਦਿ ਪੁਰਖ ਕਾਰਣ ਕਰਤਾਰ ॥ ਭਗਤ ਜਨਾ ਕੇ ਪ੍ਰਾਨ ਅਧਾਰ ॥  
 ਜੋ ਜੋ ਜਪੈ ਸੁ ਹੋਇ ਪੁਨੀਤ ॥ ਭਗਤਿ ਭਾਇ ਲਾਵੈ ਮਨ ਹੀਤ ॥  
 ਹਮ ਨਿਰਗੁਨੀਆਰ ਨੀਚ ਅਜਾਨ ॥ ਨਾਨਕ ਤੁਮਰੀ ਸਰਨਿ  
 ਪੁਰਖ ਭਗਵਾਨ ॥੭॥ ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ  
 ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥  
 ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ  
 ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ ਕਰਨੀ ਸੋਭਾ

ਧਨਵੰਤ ॥ ਹਿਰਦੈ ਬਸੇ ਪੂਰਨ ਗੁਰ ਮੰਤ ॥ ਸਾਧਸੰਗਿ ਪ੍ਰਭ ਦੇਹੁ  
 ਨਿਵਾਸ ॥ ਸਰਬ ਸੁਖ ਨਾਨਕ ਪਰਗਾਸ ॥੮॥੨੦॥ ਸਲੋਕੁ ॥  
 ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ  
 ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥ ਅਸਟਪਦੀ ॥ ਜਬ  
 ਅਕਾਰੁ ਇਹੁ ਕਛੁ ਨ ਦ੍ਰਿਸ਼ਟੇਤਾ ॥ ਪਾਪ ਪੁੰਨ ਤਬ ਕਹ ਤੇ ਹੋਤਾ ॥  
 ਜਬ ਧਾਰੀ ਆਪਨ ਸੁੰਨ ਸਮਾਧੀ ॥ ਤਬ ਬੈਰ ਬਿਰੋਧ ਕਿਸੁ ਸੰਗਿ  
 ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ  
 ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ  
 ਪਾਰਬ੍ਰਹਮ ॥ ਤਬ ਮੌਹ ਕਹਾ ਕਿਸੁ ਹੋਵਤ ਭਰਮ ॥ ਆਪਨ ਖੇਲੁ  
 ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਢੂਜਾ ॥੧॥ ਜਬ ਹੋਵਤ

ਪ੍ਰਭੁ ਕੇਵਲ ਧਨੀ ॥ ਤਥ ਬੰਧੁ ਮੁਕਤਿ ਕਹੁ ਕਿਸ ਕਉ ਗਨੀ ॥  
 ਜਬ ਏਕਹਿ ਹਰਿ ਅਗਮ ਅਪਾਰ ॥ ਤਥ ਨਰਕ ਸੁਰਗ ਕਹੁ ਕਉਨ  
 ਅਉਤਾਰ ॥ ਜਬ ਨਿਰਗੁਨ ਪ੍ਰਭੁ ਸਹਜ ਸੁਭਾਇ ॥ ਤਥ ਸਿਵ  
 ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ ਅਪਨੀ ਜੋਤਿ  
 ਧਰੈ ॥ ਤਥ ਕਵਨ ਨਿਡਰੁ ਕਵਨ ਕਤ ਡਰੈ ॥ ਆਪਨ ਚਲਿਤ  
 ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥੨॥ ਅਬਿਨਾਸੀ  
 ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥  
 ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਥ ਜਮ ਕੀ ਤ੍ਰਾਸ ਕਹਹੁ ਕਿਸੁ  
 ਹੋਇ ॥ ਜਬ ਅਬਿਗਤ ਅਰੋਚਰ ਪ੍ਰਭੁ ਏਕਾ ॥ ਤਥ ਚਿੜ੍ਹ ਗੁਪਤ  
 ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਰੋਚਰ ਅਗਾਧੇ ॥

ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥ ਆਪਨ ਆਪ ਆਪ ਹੀ  
 ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥ ਜਹ  
 ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ  
 ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉਨ  
 ਮਾਨ ਕਉਨ ਅਭਿਮਾਨ ॥ ਜਹ ਸਰੂਪ ਕੇਵਲ ਜਗਦੀਸ ॥ ਤਹ  
 ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ  
 ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ  
 ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥ ਜਬ ਅਪਨੀ  
 ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ  
 ਭਾਈ ॥ ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ

ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ  
 ਸਗਨ ਅਪਸਗਨ ਕਹਾ ਬੀਚਾਰੈ ॥ ਜਹ ਆਪਨ ਉਚ ਆਪਨ  
 ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥  
 ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ  
 ਆਪਿ ॥੫॥ ਜਹ ਅਛਲ ਅਛੇਦ ਅਭੇਦ ਸਮਾਇਆ ॥ ਉਹਾ  
 ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥  
 ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਰਾਵੰਤਾ ॥  
 ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ  
 ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ  
 ਬੇਅੰਤੁ ਉਚ ਤੇ ਉਚਾ ॥ ਨਾਨਕ ਆਪਸ ਕਉ ਆਪਹਿ ਪਹੁਚਾ ॥੬॥

ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੇ  
 ਬਿਸਥਾਰੁ ॥ ਪਾਪੁ ਪੁੰਨੁ ਤਹ ਭਈ ਕਹਾਵਤ ॥ ਕੋਊ ਨਰਕ ਕੋਊ  
 ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ  
 ਭਰਮ ਭੈ ਭਾਰ ॥ ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ  
 ਬਖਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ  
 ਨਾਨਕ ਏਕੈ ॥੧॥ ਜਹ ਅਬਿਗਤੁ ਭਗਤੁ ਤਹ ਆਪਿ ॥ ਜਹ  
 ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ ਆਪਹਿ ਧਨੀ ॥  
 ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ  
 ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ  
 ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਰ

ਅਗਨਤ ਅਤੇਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥  
 ੴ ॥੨੧॥ ਸਲੋਕੁ ॥ ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥  
 ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥ ਅਸਟਪਦੀ ॥  
 ਆਪਿ ਕਥੈ ਆਪਿ ਸੁਨਨੈਹਾਰੁ ॥ ਆਪਹਿ ਏਕੁ ਆਪਿ ਬਿਸਥਾਰੁ ॥  
 ਜਾ ਤਿਸੁ ਭਾਵੈ ਤਾ ਸਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥  
 ਤੁਮ ਤੇ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ  
 ਪਰੋਇ ॥ ਜਾ ਕਉ ਪ੍ਰਭੁ ਜੀਉ ਆਪਿ ਬੁਝਾਏ ॥ ਸਚੁ ਨਾਮੁ  
 ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ  
 ਸਰਗਲ ਸਿਸਟਿ ਕਾ ਜੇਤਾ ॥੧॥ ਜੀਅ ਜੰਤ੍ਰੁ ਸਭ ਤਾ ਕੈ ਹਾਥ ॥  
 ਦੀਨ ਦਇਆਲ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ

ਨ ਮਾਰੈ ॥ ਸੌ ਮੂਆ ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ ਅਵਰ  
 ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ  
 ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ  
 ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥੨॥  
 ਪੂਰਨ ਪੂਰਿ ਰਹੇ ਦਇਆਲ ॥ ਸਭ ਉਪਰਿ ਹੋਵਤ ਕਿਰਪਾਲ ॥  
 ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥  
 ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ  
 ਧਿਆਤਿ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ  
 ਹਰਿ ਕੇ ਗੁਣ ਰਾਇ ॥ ਮਨ ਅੰਤਰਿ ਬਿਸ਼੍ਟਾਸੁ ਕਰਿ ਮਾਨਿਆ ॥  
 ਕਰਨਹਾਰੁ ਨਾਨਕ ਇਕੁ ਜਾਨਿਆ ॥੩॥ ਜਨੁ ਲਾਗਾ ਹਰਿ ਏਕੈ

ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਕਉ ਸੇਵਾ  
 ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥ ਇਸ ਤੇ ਉਪਰਿ  
 ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ  
 ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ  
 ਸੁਖੀਏ ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥  
 ਸਾਧਸੰਗਿ ਮਿਲਿ ਕਰਹੁ ਅਨੰਦ ॥ ਗੁਨ ਗਾਵਹੁ ਪ੍ਰਭ ਪਰਮਾਨੰਦ ॥  
 ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦੁਲਭ ਦੇਹ ਕਾ ਕਰਹੁ ਉਧਾਰੁ ॥  
 ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ ਪ੍ਰਾਨ ਤਰਨ ਕਾ ਇਹੈ  
 ਸੁਆਉ ॥ ਆਠ ਪਹਰ ਪ੍ਰਭ ਪੇਖਹੁ ਨੇਰਾ ॥ ਮਿਟੈ ਅਗਿਆਨੁ  
 ਬਿਨਸੈ ਅੰਧੇਰਾ ॥ ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨ ਇਛੇ

ਨਾਨਕ ਫਲ ਪਾਵਹੁ ॥੫॥ ਹਲਤੁ ਪਲਤੁ ਦੁਇ ਲੇਹੁ ਸਵਾਰਿ ॥  
 ਰਾਮ ਨਾਮੁ ਅੰਤਰਿ ਉਰਿ ਧਾਰਿ ॥ ਪੂਰੇ ਗੁਰ ਕੀ ਪੂਰੀ ਦੀਖਿਆ ॥  
 ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ ਮਨਿ ਤਨਿ ਨਾਮੁ ਜਪਹੁ  
 ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥ ਸਚੁ ਵਾਪਾਰੁ  
 ਕਰਹੁ ਵਾਪਾਰੀ ॥ ਦਰਗਹ ਨਿਬਹੈ ਖੇਪ ਤੁਮਾਰੀ ॥ ਏਕਾ ਟੇਕ  
 ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥੬॥ ਤਿਸ  
 ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ  
 ਜਪੈ ਸਗਲ ਭਉ ਮਿਟੈ ॥ ਪ੍ਰਭੁ ਕਿਰਪਾ ਤੇ ਪ੍ਰਾਣੀ ਛੁਟੈ ॥ ਜਿਸੁ ਪ੍ਰਭੁ  
 ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੁਖ ॥ ਚਿੰਤਾ  
 ਜਾਇ ਮਿਟੈ ਅਹੰਕਾਰੁ ॥ ਤਿਸੁ ਜਨ ਕਉ ਕੋਇ ਨ ਪਰਚਰਨਹਾਰੁ ॥

ਸਿਰ ਉਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥੭॥  
 ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸ਼ਟਿ ॥ ਦਰਸਨੁ ਪੇਖਤ ਉਧਰਤ  
 ਸ਼ਿਸ਼ਟਿ ॥ ਚਰਨ ਕਮਲ ਜਾ ਕੇ ਅਨੂਪ ॥ ਸਫਲ ਦਰਸਨੁ ਸੁੰਦਰ  
 ਹਰਿ ਰੂਪ ॥ ਧੰਨੁ ਸੇਵਾ ਸੇਵਕੁ ਪਰਵਾਨੁ ॥ ਅੰਤਰਜਾਮੀ ਪੁਰਖੁ  
 ਪ੍ਰਧਾਨੁ ॥ ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥ ਤਾ ਕੈ ਨਿਕਟਿ ਨ  
 ਆਵਤ ਕਾਲੁ ॥ ਅਮਰ ਭਏ ਅਮਰਾ ਪਦੁ ਪਾਇਆ ॥ ਸਾਧਸੰਗਿ  
 ਨਾਨਕ ਹਰਿ ਧਿਆਇਆ ॥੮॥੨੨॥ ਸਲੋਕੁ ॥ ਗਿਆਨ ਅੰਜਨੁ  
 ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ ਹਰਿ ਕਿਰਪਾ ਤੇ ਸੰਤ  
 ਭੇਟਿਆ ਨਾਨਕ ਮਨਿ ਪਰਗਾਸੁ ॥੯॥ ਅਸਟਪਦੀ ॥ ਸੰਤਸੰਗਿ  
 ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੁ ਕਾ ਲਾਗਾ ਮੀਠਾ ॥ ਸਗਲ

ਸਮਿਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸ਼ਟਾਹਿ ॥  
 ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ ਦੇਹੀ ਮਹਿ ਇਸ ਕਾ  
 ਬਿਸ਼੍ਵਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ  
 ਅਚਰਜ ਬਿਸਮਾਦ ॥ ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥  
 ਨਾਨਕ ਤਿਸੁ ਜਨ ਸੋਝੀ ਪਾਏ ॥੧॥ ਸੋ ਅੰਤਰਿ ਸੋ ਬਾਹਰਿ  
 ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਰਾਵੰਤ ॥ ਧਰਨਿ ਮਾਹਿ  
 ਆਕਾਸ ਪਇਆਲ ॥ ਸਰਬ ਲੋਕ ਪੁਰਨ ਪ੍ਰਤਿਪਾਲ ॥ ਬਨਿ ਤਿਨਿ  
 ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥ ਪਉਣ  
 ਪਾਣੀ ਬੈਸੰਤਰ ਮਾਹਿ ॥ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ  
 ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥

ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖੜ੍ਹ ਮਹਿ  
 ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ ਨ ਕਬਹੂ  
 ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੌਲਿ ਨ ਪਾਈਐ ਗੁਣਹ  
 ਅਮੋਲ ॥ ਸਰਬ ਜੋਤਿ ਮਹਿ ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ  
 ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ  
 ਮਹਿ ਏਹੁ ਬਿਸਾਸੁ ॥੩॥ ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ  
 ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥  
 ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ  
 ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ ਜੋ ਹੋਇ ਸੋਈ ਸੁਖੁ  
 ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ

ਭੀ ਓਹੀ ॥ ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥ ਆਪਿ ਸਤਿ  
 ਕੀਆ ਸਭੁ ਸਤਿ ॥ ਤਿਸੁ ਪ੍ਰਭੁ ਤੇ ਸਗਲੀ ਉਤਪਤਿ ॥ ਤਿਸੁ ਭਾਵੈ  
 ਤਾ ਕਰੇ ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰੁ ॥ ਅਨਿਕ ਕਲਾ  
 ਲਖੀ ਨਹ ਜਾਇ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਕਵਨ  
 ਨਿਕਟਿ ਕਵਨ ਕਹੀਐ ਦੂਰਿ ॥ ਆਪੇ ਆਪਿ ਆਪ ਭਰਪੂਰਿ ॥  
 ਅੰਤਰਗਤਿ ਜਿਸੁ ਆਪਿ ਜਨਾਏ ॥ ਨਾਨਕ ਤਿਸੁ ਜਨ ਆਪਿ  
 ਬੁਝਾਏ ॥੫॥ ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ  
 ਪੇਖਨਹਾਰਾ ॥ ਸਰਗਲ ਸਮਗਰੀ ਜਾ ਕਾ ਤਨਾ ॥ ਆਪਨ ਜਸੁ ਆਪ  
 ਹੀ ਸੁਨਾ ॥ ਆਵਨ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ  
 ਕੀਨੀ ਮਾਇਆ ॥ ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ

ਸੁ ਆਪੇ ਕਰੈ ॥ ਆਗਿਆ ਆਵੈ ਆਗਿਆ ਜਾਇ ॥ ਨਾਨਕ ਜਾ  
 ਭਾਵੈ ਤਾ ਲਏ ਸਮਾਇ ॥੬॥ ਇਸ ਤੇ ਹੋਇ ਸੁ ਨਾਹੀ ਬੁਰਾ ॥ ਓਰੈ  
 ਕਹਹੁ ਕਿਨੈ ਕਛੁ ਕਰਾ ॥ ਆਪਿ ਭਲਾ ਕਰਤੂਤਿ ਅਤਿ ਨੀਕੀ ॥  
 ਆਪੇ ਜਾਨੈ ਅਪਨੇ ਜੀ ਕੀ ॥ ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ  
 ਪੋਤਿ ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ ਕਹੀ ਨ ਜਾਇ ॥  
 ਦੂਸਰ ਹੋਇ ਤ ਸੌਝੀ ਪਾਇ ॥ ਤਿਸ ਕਾ ਕੀਆ ਸਭੁ ਪਰਵਾਨੁ ॥  
 ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥ ਜੋ ਜਾਨੈ ਤਿਸੁ ਸਦਾ ਸੁਖ  
 ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ  
 ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ  
 ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ

ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥  
 ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ  
 ਨਮਸਕਾਰੁ ॥੮॥੨੩॥ ਸਲੋਕੁ ॥ ਪੂਰਾ ਪ੍ਰਭੁ ਆਰਾਧਿਆ ਪੂਰਾ ਜਾ  
 ਕਾ ਨਾਉ ॥ ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥  
 ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ  
 ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ  
 ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ  
 ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ  
 ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥  
 ਨਾਨਕ ਗੁਰ ਪੂਰੇ ਨਮਸਕਾਰ ॥੧॥ ਖੇਮ ਕੁਸਲ ਸਹਜ ਆਨੰਦ ॥

ਸਾਧਸੰਗਿ ਭਜੁ ਪਰਮਾਨੰਦ ॥ ਨਰਕ ਨਿਵਾਰਿ ਉਧਾਰਹੁ ਜੀਉ ॥  
 ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥ ਚਿਤਿ ਚਿਤਵਹੁ ਨਾਰਾਇਣ  
 ਏਕ ॥ ਏਕ ਰੂਪ ਜਾ ਕੇ ਰੰਗ ਅਨੇਕ ॥ ਗੋਪਾਲ ਦਾਮੋਦਰ ਦੀਨ  
 ਦਇਆਲ ॥ ਦੁਖ ਭੰਜਨ ਪੂਰਨ ਕਿਰਪਾਲ ॥ ਸਿਮਰਿ ਸਿਮਰਿ  
 ਨਾਮੁ ਬਾਰੰ ਬਾਰ ॥ ਨਾਨਕ ਜੀਅ ਕਾ ਇਹੈ ਅਧਾਰ ॥੨॥ ਉਤਮ  
 ਸਲੋਕ ਸਾਧ ਕੇ ਬਚਨ ॥ ਅਮੁਲੀਕ ਲਾਲ ਏਹਿ ਰਤਨ ॥ ਸੁਨਤ  
 ਕਮਾਵਤ ਹੋਤ ਉਧਾਰ ॥ ਆਪਿ ਤਰੈ ਲੋਕਹ ਨਿਸਤਾਰ ॥ ਸਫਲ  
 ਜੀਵਨੁ ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ ਹਰਿ ਰੰਗੁ ॥  
 ਜੈ ਜੈ ਸਬਦੁ ਅਨਾਹਦੁ ਵਾਜੈ ॥ ਸੁਨਿ ਸੁਨਿ ਅਨਦ ਕਰੇ ਪ੍ਰਭੁ  
 ਗਾਜੈ ॥ ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥ ਨਾਨਕ ਉਧਰੇ ਤਿਨ

ਕੈ ਸਾਥੇ ॥੩॥ ਸਰਨਿ ਜੋਗੁ ਸੁਨਿ ਸਰਨੀ ਆਏ ॥ ਕਰਿ ਕਿਰਪਾ  
 ਪ੍ਰਭੁ ਆਪ ਮਿਲਾਏ ॥ ਮਿਟਿ ਗਏ ਬੈਰ ਭਏ ਸਭ ਰੇਨ ॥ ਅੰਮ੍ਰਿਤ  
 ਨਾਮੁ ਸਾਧਸੰਗਿ ਲੈਨ ॥ ਸੁਪ੍ਰਸੰਨ ਭਏ ਗੁਰਦੇਵ ॥ ਪੂਰਨ ਹੋਈ  
 ਸੇਵਕ ਕੀ ਸੇਵ ॥ ਆਲ ਜੰਜਾਲ ਬਿਕਾਰ ਤੇ ਰਹਤੇ ॥ ਰਾਮ ਨਾਮ  
 ਸੁਨਿ ਰਸਨਾ ਕਹਤੇ ॥ ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥  
 ਨਾਨਕ ਨਿਬਹੀ ਖੇਪ ਹਮਾਰੀ ॥੪॥ ਪ੍ਰਭੁ ਕੀ ਉਸਤਤਿ ਕਰਹੁ ਸੰਤ  
 ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ ਗੋਬਿੰਦ  
 ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥ ਸਰਬ ਇਛਾ ਤਾ  
 ਕੀ ਪੂਰਨ ਹੋਇ ॥ ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥ ਸਭ ਤੇ ਉਚ  
 ਪਾਏ ਅਸਥਾਨੁ ॥ ਬਹੁਰਿ ਨ ਹੋਵੈ ਆਵਨ ਜਾਨੁ ॥ ਹਰਿ ਧਨੁ ਖਾਟਿ

ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ ॥੫॥ ਖੇਮ  
 ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥  
 ਬਿਦਿਆ ਤਪੁ ਜੋਗੁ ਪ੍ਰਭੁ ਧਿਆਨੁ ॥ ਗਿਆਨੁ ਸ੍ਰੇਸ਼ਟ ਉਤਮ  
 ਇਸਨਾਨੁ ॥ ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ  
 ਤੇ ਉਦਾਸ ॥ ਸੁੰਦਰੁ ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ  
 ਦ੍ਰਿਸ਼ਟੇਤਾ ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ  
 ਨਾਮ ਬਚਨ ਮਨਿ ਸੁਨੇ ॥੬॥ ਇਹੁ ਨਿਧਾਨੁ ਜਪੈ ਮਨਿ ਕੋਇ ॥  
 ਸਭ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ ਨਾਮ ਧੁਨਿ  
 ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ  
 ਹਰਿ ਨਾਮ ॥ ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ

ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ ਜਾ ਕੈ ਮਸਤਕਿ  
 ਕਰਮ ਪ੍ਰਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥੭॥ ਜਿਸੁ  
 ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ  
 ਚੀਤਿ ॥ ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ  
 ਤਤਕਾਲ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ  
 ਨਾਮੁ ਮਨ ਮਾਹਿ ਸਮਾਨੀ ॥ ਦੂਖ ਰੋਗ ਬਿਨਸੇ ਭੈ ਭਰਮ ॥ ਸਾਧ  
 ਨਾਮ ਨਿਰਮਲ ਤਾ ਕੇ ਕਰਮ ॥ ਸਭ ਤੇ ਉਚ ਤਾ ਕੀ ਸੋਭਾ ਬਨੀ ॥  
 ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥ \*

## ਆਸਾ ਦੀ ਵਾਰ

੧ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ  
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਆਸਾ ਮਹਲਾ ੧ ॥ ਵਾਰ ਸਲੋਕਾ ਨਾਲ  
ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥  
ਸਲੋਕੁ ਮਃ ੧ ॥ ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥  
ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥

ਮਹਲਾ ੨॥ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ  
 ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥ ਮਃ ੧ ॥ ਨਾਨਕ  
 ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ  
 ਸੁੰਵੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ  
 ਨਾਹ ॥ ਫਲੀਅਹਿ ਫਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥  
 ਪਉੜੀ ॥ ਆਪੀਨੈ ਆਪੁ ਸਾਜਿਓ ਆਪੀਨੈ ਰਚਿਓ ਨਾਉ ॥ ਦੁਯੀ  
 ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ  
 ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ  
 ਲੈਸਹਿ ਜਿੰਦੁ ਕਵਾਉ ॥ ਕਰਿ ਆਸਣੁ ਡਿਠੋ ਚਾਉ ॥੧॥ ਸਲੋਕੁ  
 ਮਃ ੧ ॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ

ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ  
 ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ  
 ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ  
 ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥  
 ਸਚੀ ਤੇਰੀ ਕੁਦਰਤਿ ਸਚੇ ਪਾਤਸਾਹ ॥ ਨਾਨਕ ਸਚੁ ਧਿਆਇਨਿ  
 ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥ ਮ:੧ ॥ ਵਡੀ  
 ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ  
 ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ  
 ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁੜੈ ਸਭਿ ਭਾਉ ॥  
 ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ

ਆਪਿ ॥ ਨਾਨਕ ਕਾਰ ਨ ਕਬਨੀ ਜਾਇ ॥ ਕੀਤਾ ਕਰਣਾ ਸਰਬ  
 ਰਜਾਇ ॥੨॥ ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ  
 ਕਾ ਵਿਚਿ ਵਾਸੁ ॥ ਇਕਨਾ ਹੁਕਮਿ ਸਮਾਇ ਲਏ ਇਕਨਾ ਹੁਕਮੇ  
 ਕਰੇ ਵਿਣਾਸੁ ॥ ਇਕਨਾ ਭਾਣੈ ਕਢਿ ਲਏ ਇਕਨਾ ਮਾਇਆ ਵਿਚਿ  
 ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥  
 ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥  
 ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥  
 ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ  
 ਨ ਪਾਇਨਿ ਕੂੜਿਆਰ ਮੁਹ ਕਾਲ੍ਹੈ ਦੋਜਕਿ ਚਾਲਿਆ ॥ ਤੇਰੈ ਨਾਇ  
 ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ

ਨਾਵੈ ਧਰਮੁ ਬਹਾਲਿਆ ॥੨॥ ਸਲੋਕ ਮਃ ੧ ॥ ਵਿਸਮਾਦੁ ਨਾਦ  
 ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ  
 ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ ਜੰਤ ॥ ਵਿਸਮਾਦੁ  
 ਪਉਣ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥  
 ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ  
 ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ  
 ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥  
 ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ  
 ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ  
 ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥ ਮਃ ੧ ॥ ਕੁਦਰਤਿ

ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ  
 ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ  
 ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ  
 ਪੈਨਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ  
 ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ  
 ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ  
 ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ  
 ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੇ  
 ਤਾਕੁ ॥੨॥ ਪਉੜੀ ॥ ਆਪੀਨੈ ਭੋਗ ਭੋਗਿ ਕੈ ਹੋਇ ਭਸਮੜਿ  
 ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ

ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ  
 ਸਮਝਾਇਆ ॥ ਥਾਉਂ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ  
 ਰੂਆਇਆ ॥ ਮਨਿ ਅੰਧੈ ਜਨਮੁ ਰਾਵਾਇਆ ॥੩॥ ਸਲੋਕ  
 ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ  
 ਦਰੀਆਉ ॥ ਭੈ ਵਿਚਿ ਅਗਾਨਿ ਕਢੈ ਵੇਰਾਰਿ ॥ ਭੈ ਵਿਚਿ ਧਰਤੀ  
 ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ  
 ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ  
 ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ  
 ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ  
 ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥

ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥ ਨਾਨਕ  
 ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਹ  
 ਕਹਾਣੀਆ ਕੇਤੇ ਬੇਦ ਬੀਜਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ  
 ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥  
 ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ  
 ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ  
 ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ  
 ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ  
 ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ  
 ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ

ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ  
 ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ  
 ਪਾਇਆ ਜਿਨ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ  
 ਬੁਝਾਇਆ ॥੪॥ ਸਲੋਕ ਮਃ ੧ ॥ ਘੜੀਆ ਸਭੇ ਗੋਪੀਆ ਪਹਰ  
 ਕੰਨ੍ਹ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ  
 ਅਵਤਾਰ ॥ ਸਰਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥  
 ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥  
 ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨਿ  
 ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ  
 ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ

ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨ੍ਹ ॥ ਗਾਵਨਿ ਸੀਤਾ  
 ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ  
 ਸਰਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ  
 ਜਿਨਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ  
 ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਬਲ ਵਾਰੋਲੇ  
 ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਰਾਹ ॥ ਪੰਖੀ ਭਉਦੀਆ  
 ਲੈਨਿ ਨ ਸਾਹ ॥ ਸੂਅੈ ਚਾੜਿ ਭਵਾਈਅਹਿ ਜੰਤ ॥ ਨਾਨਕ  
 ਭਉਦੀਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ  
 ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥  
 ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥

ਨਾਨਕ ਜਿਨ੍ਹ ਮਨਿ ਭਉ ਤਿਨਾ ਮਨਿ ਭਾਉ ॥੨॥ ਪਉੜੀ ॥ ਨਾਉ  
 ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ  
 ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ  
 ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ  
 ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥੫॥  
 ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ  
 ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥  
 ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ  
 ਨਾਵਹਿ ਅਰਚਾ ਪੂਜਾ ਅਗਾਰ ਵਾਸੁ ਬਹਕਾਰੁ ॥ ਜੋਗੀ ਸੁੰਨਿ  
 ਧਿਆਵਨਿ ਜੇਤੇ ਅਲਖ ਨਾਮੁ ਕਰਤਾਰੁ ॥ ਸੁਖਮ ਮੂਰਤਿ ਨਾਮੁ

ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ  
 ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥  
 ਚੋਰਾ ਜਾਰਾ ਤੈ ਕੁਝਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ  
 ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਬਲਿ ਜੀਆ  
 ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ  
 ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ  
 ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ  
 ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ  
 ਕੁਮਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥  
 ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ

ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥  
 ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ  
 ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ  
 ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ  
 ਮੇਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ  
 ਲਾਇਆ ॥ ਜਗਜੀਵਨੁ ਦਾਤਾ ਪਾਇਆ ॥੯॥ ਸਲੋਕ ਮਃ ੧ ॥  
 ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ  
 ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਈਆ ॥  
 ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ  
 ਕੁੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ

ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ  
 ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ  
 ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ  
 ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥  
 ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂੜੈ ਤਾ ਦਰੁ ਸੂੜੈ ॥  
 ਗਿਆਨ ਵਿਹੂਣਾ ਕਬਿ ਕਬਿ ਲੂੜੈ ॥ ਨਾਨਕ ਹੁਕਮੀ ਲਿਖੀਐ  
 ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥ ਮਹਲਾ ੨ ॥ ਹਉਮੈ ਏਹਾ  
 ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ  
 ਜੋਨੀ ਪਾਹਿ ॥ ਹਉਮੈ ਕਿਥਹੁ ਉਪਜੈ ਕਿਤੁ ਸੰਜਮਿ ਇਹ ਜਾਇ ॥  
 ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ

ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ  
 ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਾਮਿ  
 ਦੁਖ ਜਾਹਿ ॥੨॥ ਪਉੜੀ ॥ ਸੇਵ ਕੀਤੀ ਸੰਤੋਖੀਈ ਜਿਨ੍ਹੀ ਸਚੋ  
 ਸਚੁ ਧਿਆਇਆ ॥ ਓਨ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ  
 ਕਮਾਇਆ ॥ ਓਨ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਬੋੜਾ  
 ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥  
 ਵਡਿਆਈ ਵਡਾ ਪਾਇਆ ॥੭॥ ਸਲੋਕ ਮਃ ੧ ॥ ਪੁਰਖਾਂ ਬਿਰਖਾਂ  
 ਤੀਰਖਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ ਮੰਡਲਾਂ ਖੰਡਾਂ  
 ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ  
 ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥ ਨਾਨਕ ਜੰਤ ਉਪਾਇ ਕੈ

ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ  
 ਤਾਹ ॥ ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥ ਤਿਸੁ  
 ਜੋਹਾਰੀ ਸੁਆਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ ਨਾਨਕ ਸਚੇ  
 ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥ ਮਃ ੧ ॥ ਲਖ  
 ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ ਲਖ ਤਪ ਉਪਰਿ  
 ਤੀਰਥਾਂ ਸਹਜ ਜੋਗ ਬੇਬਾਣੁ ॥ ਲਖ ਸੁਰਤਣ ਸੰਗਰਾਮ ਰਣ ਮਹਿ  
 ਛੁਟਹਿ ਪਰਾਣੁ ॥ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ  
 ਪਾਠ ਪੁਰਾਣੁ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ  
 ਜਾਣੁ ॥ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥  
 ਪ੍ਰਤਿੜੀ ॥ ਸਚਾ ਸਾਹਿਬੁ ਏਕੁ ਤੂੰ ਜਿਨਿ ਸਚੇ ਸੱਚ ਵਰਤਾਇਆ ॥

ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੀ ਸਚੁ ਕਮਾਇਆ ॥  
 ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ ਕੈ ਹਿਰਦੈ ਸਚੁ ਵਸਾਇਆ ॥  
 ਮੂਰਖ ਸਚੁ ਨ ਜਾਣਨੀ ਮਨਮੁਖੀ ਜਨਮੁ ਗਵਾਇਆ ॥ ਵਿਚਿ  
 ਦੁਨੀਆ ਕਾਹੇ ਆਇਆ ॥੮॥ ਸਲੋਕੁ ਮਃ ੧ ॥ ਪੜਿ ਪੜਿ ਗਡੀ  
 ਲਦੀਅਹਿ ਪੜਿ ਪੜਿ ਭਰੀਅਹਿ ਸਾਬ ॥ ਪੜਿ ਪੜਿ ਬੇੜੀ  
 ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ  
 ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ  
 ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ  
 ਝਾਖ ॥੧॥ ਮਃ ੧ ॥ ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥  
 ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਜੇਹੀ

ਦੁਖ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ  
 ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍  
 ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ  
 ਗੁਰ ਬਿਨੁ ਸੁਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥  
 ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ  
 ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ  
 ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੂਤਾਣੀ ॥ ਸਤਿਗੁਰੁ ਭੇਟੇ ਸੋ  
 ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ  
 ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥  
 ਪਉੜੀ ॥ ਭਰਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ

ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੀ ਧਾਵਦੇ ॥  
 ਇਕਿ ਮੂਲੁ ਨ ਬੁਝਨਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ  
 ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨ  
 ਮੰਗਾ ਜਿ ਤੁੜੈ ਧਿਆਇਦੇ ॥੯॥ ਸਲੋਕੁ ਮਃ ੧ ॥ ਕੂੜੁ ਰਾਜਾ  
 ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ  
 ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨਣਹਾਰੁ ॥ ਕੂੜੁ  
 ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ  
 ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥  
 ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ  
 ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ

ਕੂੜੇ ਕੂੜੁ ॥੧॥ ਮਃ ੧ ॥ ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ  
 ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ  
 ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ  
 ਤਾ ਪਾਏ ਮੌਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ  
 ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥  
 ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ  
 ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ  
 ਆਤਮ ਤੀਰਬਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ  
 ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ  
 ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥ ਪਉੜੀ ॥ ਦਾਨੁ

ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ  
 ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥ ਫਲੁ  
 ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ  
 ਤਾ ਧੂੜਿ ਤਿਨਾ ਦੀ ਪਾਈਐ ॥ ਮਤਿ ਬੋੜੀ ਸੇਵ ਰਾਵਾਈਐ ॥੧੦॥  
 ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ  
 ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥  
 ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਰੈ  
 ਬਾਹਰਾ ਕੌਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ  
 ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ  
 ਨ ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ

ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ  
 ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥  
 ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਉਚੇ  
 ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ  
 ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ  
 ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ  
 ਜਾਣਹਿ ਡਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ  
 ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ  
 ਤੋਲਿਆ ਜਾਪੈ ॥੨॥ ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ  
 ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ

ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ  
 ਚੰਗੇ ਸੇਈ ਕੇਇ ॥੩॥ ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ  
 ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ  
 ਕਿਛੁ ਨਾਹੀ ਤੁਧੁ ਵੇਕੀ ਜਰਾਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ  
 ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ  
 ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥  
 ਸਲੋਕੁ ਮਃ ੧ ॥ ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ  
 ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ  
 ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ  
 ਲਖਿਆ ॥੧॥ ਰਹਾਉ ॥ ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ

ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ  
 ਸੁਆਲਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ  
 ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥ ਮਃ ੨ ॥  
 ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ ਖੜ੍ਹੀ ਸਬਦੰ  
 ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਏਕ ਸਬਦੰ  
 ਜੈ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ  
 ਦੇਉ ॥੩॥ ਮਃ ੨ ॥ ਏਕ ਕ੍ਰਿਸ਼ਨੰ ਸਰਬ ਦੇਵਾ ਦੇਵ ਦੇਵਾ ਤ  
 ਆਤਮਾ ॥ ਆਤਮਾ ਬਾਸੁਦੇਵਸਿ੍ਰਜੇ ਕੋ ਜਾਣੈ ਭੇਉ ॥ ਨਾਨਕੁ ਤਾ  
 ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥ ਮਃ ੧ ॥ ਕੁੰਭੇ ਬਧਾ ਜਲੁ  
 ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ

ਬਿਨੁ ਗਿਆਨੁ ਨ ਹੋਇ ॥੫॥ ਪਉੜੀ ॥ ਪੜਿਆ ਹੋਵੈ ਗੁਨਹਗਾਰੁ  
 ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ  
 ਪਚਾਰੀਐ ॥ ਐਸੀ ਕਲਾ ਨ ਖੇਡੀਐ ਜਿਤੁ ਦਰਗਾਹ ਗਇਆ  
 ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥  
 ਮੁਹਿ ਚਲੈ ਸੁ ਅਗੈ ਮਾਰੀਐ ॥੧੨॥ ਸਲੋਕੁ ਮਃ ੧ ॥ ਨਾਨਕ  
 ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ  
 ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ  
 ਧਰਮੁ ਅਗੈ ਰਥਵਾਹੁ ॥ ਤ੍ਰੈਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥  
 ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ  
 ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥ ਮਃ ੧ ॥ ਸਾਮ ਕਹੈ ਸੇਤੰਬਰੁ

ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥  
 ਰਿਗੁ ਕਰੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ  
 ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ  
 ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਹ ਕਿਸਨੁ ਜਾਦਮੁ ਭਇਆ ॥  
 ਪਾਰਜਾਤੁ ਰੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ  
 ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ  
 ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ  
 ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨ੍ਹ ਚਾਰ ਵੀਚਾਰ ॥  
 ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ  
 ਪਾਏ ॥੨॥ ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ

ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ  
 ਇਨ੍ਹੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਭੁਬੇ  
 ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਬਾ ਵਿਰਲੈ ਕਿਨੈ ਵੀਚਾਰਿਆ ॥  
 ਕਰਿ ਕਿਰਪਾ ਪਾਰਿ ਉਤਾਰਿਆ ॥੧੩॥ ਸਲੋਕੁ ਮਃ ੧ ॥ ਸਿੰਮਲ  
 ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ  
 ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ  
 ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ  
 ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ  
 ਤਾਰਾਜੂ ਤੌਲੀਐ ਨਿਵੈ ਸੁ ਗਊਰਾ ਹੋਇ ॥ ਅਪਰਾਧੀ ਦੂਣਾ ਨਿਵੈ  
 ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ

ਕੁਸੁਧੇ ਜਾਹਿ ॥੧॥ ਮਃ ੧ ॥ ਪੜਿ ਪੁਸਤਕ ਸੰਧਿਆ ਬਾਦੰ ॥  
 ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਖੂਖਣ ਸਾਰੰ ॥ ਤੈਪਾਲ  
 ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ  
 ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ  
 ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ  
 ਨ ਪਾਵੈ ॥੨॥ ਪਉੜੀ ॥ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ  
 ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ  
 ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥  
 ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ  
 ਅਉਰਗਣ ਪਛੋਤਾਵਣਾ ॥੧੪॥ ਸਲੋਕੁ ਮਃ ੧ ॥ ਦਇਆ ਕਪਾਹ

ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ  
 ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ  
 ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ  
 ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ  
 ਗੁਰੁ ਬ੍ਰਾਹਮਣੁ ਬਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਰਾ  
 ਗਇਆ ॥੧॥ ਮਃ ੧ ॥ ਲਖ ਚੌਰੀਆ ਲਖ ਜਾਰੀਆ ਲਖ  
 ਕੂੜੀਆ ਲਖ ਰਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ  
 ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮ੍ਲੁ ਵਟੇ  
 ਆਇ ॥ ਕੁਹਿ ਬਕਰਾ ਰਿੰਨਿ ਖਾਇਆ ਸਭੁ ਕੋ ਆਖੈ ਪਾਇ ॥ ਹੋਇ  
 ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ

ਜੇ ਤਗਿ ਹੋਵੈ ਜੋਰੁ ॥੨॥ ਮਃ ੧ ॥ ਨਾਇ ਮੰਨਿਐ ਪਤਿ ਉਪਜੈ  
 ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੁਟਸਿ  
 ਪੂਤ ॥੩॥ ਮਃ ੧ ॥ ਤਗੁ ਨ ਇੰਦੀ ਤਗੁ ਨ ਨਾਰੀ ॥ ਭਲਕੇ  
 ਬੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗੁ ਨ ਹਥੀ ॥ ਤਗੁ  
 ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ ਧਾਰੇ  
 ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਰਾਲੁ ਦਸੇ  
 ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥ ਮਨਿ ਅੰਧਾ ਨਾਉ  
 ਸੁਜਾਣੁ ॥੪॥ ਪਉੜੀ ॥ ਸਾਹਿਬੁ ਹੋਇ ਦਇਆਲੁ ਕਿਰਪਾ ਕਰੇ  
 ਤਾ ਸਾਈ ਕਾਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ  
 ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ

ਪਾਇਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥  
 ਤਾ ਦਰਗਹ ਪੈਧਾ ਜਾਇਸੀ ॥੧੫॥ ਸਲੋਕ ਮਃ ੧ ॥ ਗਊ  
 ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ  
 ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ  
 ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ  
 ਜਾਹਿ ਤਰੰਦਾ ॥੧॥ ਮਃ ੧ ॥ ਮਾਣਸ ਖਾਣੇ ਕਰਹਿ ਨਿਵਾਜ ॥  
 ਛੁਰੀ ਵਰਗਾਇਨਿ ਤਿਨ ਗਲਿ ਤਾਗਾ ॥ ਤਿਨ ਘਰਿ ਬ੍ਰਹਮਣ ਪੂਰਹਿ  
 ਨਾਦ ॥ ਉਨਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ  
 ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ  
 ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਖੈ ਟਿਕਾ ਤੇਜ਼ਿ ਧੋਤੀ

ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ ਨੀਲ ਵਸਤ੍ਰ ਪਹਿਰਿ  
 ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ  
 ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ  
 ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ  
 ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ  
 ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ  
 ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥ ਪਉੜੀ ॥ ਚਿਤੈ  
 ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ  
 ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ  
 ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ

ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੯॥  
 ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥  
 ਅਗੈ ਵਸਤੁ ਸਿਵਾਣੀਐ ਪਿਤਰੀ ਚੌਰ ਕਰੇਇ ॥ ਵਢੀਅਹਿ ਹਥ  
 ਦਲਾਲ ਕੇ ਮੁਸਫ਼ੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ  
 ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ  
 ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ  
 ਬੇਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ  
 ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ  
 ਵੇਰਾ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ  
 ਬੈਠੇ ਕਰਿ ਪਾਸਾਰਿਆ ॥ ਚੀਜ਼ ਕਰਨਿ ਮਨਿ ਭਾਵਦੇ ਹਰਿ ਬੁਝਨਿ

ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ  
 ਮਰਣੁ ਵਿਸਾਰਿਆ ॥ ਜਚੁ ਆਈ ਜੋਬਨਿ ਹਾਰਿਆ ॥੧੭॥ ਸਲੋਕੁ  
 ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ  
 ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ  
 ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ  
 ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ  
 ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧॥ ਮਨ  
 ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ  
 ਪਰ ਤਿਆਂ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ  
 ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥

ਮਃ ੧॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ  
 ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ  
 ਰਿਜਕੁ ਸੰਬਾਹਿ ॥ ਨਾਨਕ ਜਿਨੀ ਗੁਰਮੁਖਿ ਬੁਝਿਆ ਤਿਨਾ ਸੂਤਕੁ  
 ਨਾਹਿ ॥੩॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ  
 ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥  
 ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ  
 ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ  
 ਨਿਧਿ ਪਾਈਆ ॥੧੯॥ ਸਲੋਕੁ ਮਃ ੧ ॥ ਪਹਿਲਾ ਸੁਚਾ ਆਪਿ  
 ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ  
 ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ ਕੁਹ ਥੀ

ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ  
 ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਰਤੁ ॥ ਤਾ  
 ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਬੁਕਾ ਪਈਆ  
 ਤਿਤੁ ॥ ਜਿਤੁ ਮੁਖਿ ਨਾਮੁ ਨ ਉਚਰਹਿ ਬਿਨੁ ਨਾਵੈ ਰਸ ਖਾਹਿ ॥  
 ਨਾਨਕ ਏਵੈ ਜਾਣੀਐ ਤਿਤੁ ਮੁਖਿ ਬੁਕਾ ਪਾਹਿ ॥੧॥ ਮਃ ੧ ॥  
 ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ  
 ਦੇਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ  
 ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ  
 ਹੀ ਭੰਡੁ ਉਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ  
 ਸੜਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥

ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੨॥ ਪਉੜੀ ॥  
 ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ  
 ਆਪੇ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ  
 ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ  
 ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥੧੯॥  
 ਸਲੋਕੁ ਮਃ ੧ ॥ ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥  
 ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਾਹ ਸਟੀਐ  
 ਮੁਹਿ ਬੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ  
 ਸਜਾਇ ॥੧॥ ਮਃ ੧ ॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ  
 ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲ ॥

ਜਿਨ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨ੍ਹ ਨੇਹੁ  
 ਲਗਾ ਰਬ ਸੇਤੀ ਦੇਖਨੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ  
 ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ  
 ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥  
 ਦੀਬਾਨੁ ਏਕੋ ਕਲਮ ਏਕਾ ਹਮਾ ਤੁਮਾ ਮੇਲੁ ॥ ਦਰਿ ਲਏ ਲੇਖਾ  
 ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥ ਪਉੜੀ ॥ ਆਪੇ ਹੀ ਕਰਣਾ  
 ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ  
 ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ  
 ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹ  
 ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥

੨੦॥ ਸਲੋਕੁ ਮਹਲਾ ੨ ॥ ਏਹ ਕਿਨੇਹੀ ਆਸਕੀ ਦੂਜੈ ਲਗੈ  
 ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ  
 ਚੰਗਾ ਕਰਿ ਮੰਨੇ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ  
 ਲੇਖੈ ਵਰਤੈ ਸੋਇ ॥੧॥ ਮਹਲਾ ੨ ॥ ਸਲਾਮੁ ਜਬਾਬੁ ਦੋਵੈ ਕਰੇ  
 ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ  
 ਪਾਇ ॥੨॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ  
 ਸਦਾ ਸਮਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ  
 ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ  
 ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ  
 ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥੨੧॥ ਸਲੋਕੁ ਮਹਲਾ ੨॥

ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ  
 ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ  
 ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥  
 ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥  
 ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥  
 ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ  
 ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੂ ਸਮਾਵੈ ਦੂਜੀ  
 ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥  
 ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨॥  
 ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ

ਜਿਉ ਤਿਸ ਦਾ ਥਾਉ ਨ ਬੇਹੁ ॥੪॥ ਮਹਲਾ ੨ ॥ ਹੋਇ ਇਆਣਾ  
 ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ  
 ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ  
 ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥  
 ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ  
 ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ  
 ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ  
 ਖਸਮ ਚਲੈ ਅਰਦਾਸਿ ॥੨੨॥ ਸਲੋਕੁ ਮਹਲਾ ੨ ॥ ਏਹ ਕਿਨੇਹੀ  
 ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ  
 ਤੁਠੈ ਜੋ ਮਿਲੈ ॥੧॥ ਮਹਲਾ ੨ ॥ ਏਹ ਕਿਨੇਹੀ ਚਾਕਰੀ ਜਿਤੁ

ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ  
 ਸਮਾਇ ॥੨॥ ਪਉੜੀ ॥ ਨਾਨਕ ਅੰਤ ਨ ਜਾਪਨੀ ਹਰਿ ਤਾ ਕੇ  
 ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥  
 ਇਕਨਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥  
 ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਨਾਨਕ  
 ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥ ਸਲੋਕੁ  
 ਮਃ ੧ ॥ ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ ਇਕਨੀ  
 ਦੁਧੁ ਸਮਾਈਐ ਇਕਿ ਚੁਲ੍ਹੈ ਰਹਨਿ ਚੜੇ ॥ ਇਕਿ ਨਿਹਾਲੀ ਪੈ  
 ਸਵਨਿ ਇਕਿ ਉਪਰਿ ਰਹਨਿ ਖੜੇ ॥ ਤਿਨਾ ਸਵਾਰੇ ਨਾਨਕਾ ਜਿਨ੍  
 ਕਉ ਨਦਰਿ ਕਰੇ ॥੧॥ ਮਹਲਾ ੨ ॥ ਆਪੇ ਸਾਜੇ ਕਰੇ ਆਪਿ ਜਾਈ

ਭਿ ਰਖੈ ਆਪਿ ॥ ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਬਾਪਿ  
 ਉਬਾਪਿ ॥ ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥  
 ਪਉੜੀ ॥ ਵਡੇ ਕੀਆ ਵੱਡਿਆਈਆ ਕਿਛੁ ਕਹਣਾ ਕਹਣੁ ਨ  
 ਜਾਇ ॥ ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥  
 ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ ਨਾਨਕ ਏਕੀ  
 ਬਾਹਰੀ ਹੋਰ ਦੂਜੀ ਨਾਹੀ ਜਾਇ ॥ ਸੋ ਕਰੇ ਜਿ ਤਿਸੈ ਰਜਾਇ  
 ॥੨੪॥੧॥ ਸੁਧੁ \*